

ਕੀ ਪੰਦਰਾਂ ਭਗਤ, ਜਿਨ੍ਹਾਂ ਦੀ ਬਾਣੀ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਹੈ, ਉਹ ਗੁਰੂ ਨਾਨਕ ਸਾਹਿਬ ਤੋਂ ਪਹਿਲਾਂ ਹੋਏ ਸਨ, ਸਮਕਾਲੀ ਸਨ, ਜਾਂ ਗੁਰੂ ਨਾਨਕ ਸਾਹਿਬ ਤੋਂ ਬਾਅਦ ਹੋਏ ਸਨ?

Whether the fifteen Bhagats whose Bani is present in Guru Granth Sahib were born before Guru Nanak Sahib, during that period or after Guru Nanak Sahib?

ਆਮ ਤੌਰ ਤੇ ਸਿੱਖ ਇਤਿਹਾਸ ਸਬੰਧਤ ਜੋ ਵੀ ਪੇਸ਼ ਕੀਤਾ ਜਾਂਦਾ ਹੈ, ਅਕਸਰ ਉਸ ਦੇ ਸੰਬੰਧੀ ਸਬੂਤ, ਤੇ ਉਹ ਕਿਸ ਆਧਾਰ ਤੇ ਲਿਆ ਗਿਆ ਹੈ, ਬਾਰੇ ਬਹੁਤ ਘੱਟ ਰੋਸ਼ਨੀ ਪਾਈ ਜਾਂਦੀ ਹੈ। ਸਮਾਂ ਪਾ ਕੇ ਚਲ ਰਹੀਆਂ ਪ੍ਰਚਲਤ ਕਹਾਣੀਆਂ, ਇਤਿਹਾਸ (ਅਸਲ ਵਿੱਚ ਮਿਥਿਆਸ) ਦਾ ਰੂਪ ਲੈ ਲੈਂਦੀਆਂ ਹਨ, ਕਿਉਂਕਿ ਲੋਕ ਆਪਣੀ ਬੁਧੀ ਅਨੁਸਾਰ ਕਈ ਵਾਰੀ ਕੁਝ ਬਦਲਾਵ ਵੀ ਕਰਦੇ ਰਹਿੰਦੇ ਹਨ, ਕੁਝ ਕੁ ਸਦੀਆਂ ਬਾਅਦ ਕਈ ਵਾਰੀ, ਕੁਝ ਹੋਰ ਹੀ ਬਣ ਜਾਂਦਾ ਹੈ, ਤੇ ਅਸੀਂ ਅਸਲੀਅਤ ਤੋਂ ਬਹੁਤ ਦੂਰ ਚਲੇ ਜਾਂਦੇ ਹਾਂ।

ਗੁਰੂ ਗਰੰਥ ਸਾਹਿਬ ਵਿਚ ੧੫ ਭਗਤਾਂ ਦੀ ਬਾਣੀ ਦਰਜ ਹੈ। ਪਰੰਤੂ ਉਨ੍ਹਾਂ ਬਾਰੇ ਇਤਿਹਾਸਕ ਜਾਣਕਾਰੀ ਬਹੁਤ ਘੱਟ ਹੈ। ਬਹੁਤ ਸਾਰਿਆਂ ਬਾਰੇ ਕਰਾਮਾਤੀ ਕਥਾਵਾਂ ਪ੍ਰਚਲਤ ਹੋ ਗਈਆਂ ਹਨ। ਗੁਰਮਤਿ ਅਨੁਸਾਰ ਕਰਾਮਾਤ ਬਿਲਕੁਲ ਪ੍ਰਵਾਨ ਨਹੀਂ, ਪਰੰਤੂ ਆਮ ਲੋਕਾਂ ਨੂੰ ਕਰਾਮਾਤ ਬਹੁਤ ਚੰਗੀ ਲਗਦੀ ਹੈ, ਤੇ ਉਸ ਨਾਲ ਬਹੁਤ ਪ੍ਰਭਾਵਤ ਵੀ ਹੁੰਦੇ ਹਨ। ਇਹੀ ਕਾਰਨ ਹੈ ਕਿ ਕਰਾਮਾਤੀ ਕਹਾਣੀਆਂ ਸੁਣਾਉਣ ਵਾਲੇ ਬਾਬਿਆਂ ਨਾਲ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਗਿਣਤੀ, ਸੱਚ ਤੇ ਆਧਾਰ ਤੇ ਚਲਣ ਵਾਲਿਆਂ ਨਾਲੋਂ ਕਿਤੇ ਜ਼ਿਆਦਾ ਹੁੰਦੀ ਹੈ। ਆਮ ਤੌਰ ਤੇ ਪ੍ਰਚਲਤ ਇਤਿਹਾਸ ਅਨੁਸਾਰ ੧੫ ਭਗਤਾਂ ਦਾ ਕਾਲ ਸਮਾਂ ਹੇਠ ਲਿਖੇ ਅਨੁਸਾਰ ਹੈ।

(<http://www.sikhiwiki.org/index.php>)

ਭਗਤ ਕਬੀਰ ਜੀ (੧੪੪੧ ਤੋਂ ੧੫੧੮), **ਭਗਤ ਨਾਮ ਦੇਵ ਜੀ** (੧੨੭੦ ਤੋਂ ੧੩੫੦), **ਬਾਬਾ ਫਰੀਦ ਜੀ** (੧੧੭੩ ਤੋਂ ੧੨੬੫), **ਭਗਤ ਰਵਿਦਾਸ ਜੀ** (੧੩੯੯ ਤੋਂ), **ਭਗਤ ਤ੍ਰਿਲੋਚਨ ਜੀ** (੧੨੬੭ ਤੋਂ), **ਭਗਤ ਧੰਨਾਂ ਜੀ** (੧੪੧੫ ਤੋਂ), **ਭਗਤ ਬੇਣੀ ਜੀ** (ਪਤਾ ਨਹੀਂ), **ਭਗਤ ਜੈਦੇਵ ਜੀ** (੧੧੭੦ ਦੇ ਲਾਗੇ), **ਭਗਤ ਭੀਖਨ ਜੀ** (੧੪੮੦ ਤੋਂ ੧੫੭੩), **ਭਗਤ ਸੈਣੂ ਜੀ** (੧੩੪੪ ਦੇ ਲਾਗੇ), **ਭਗਤ ਪੀਪਾ ਜੀ** (੧੪੨੫ ਤੋਂ), **ਭਗਤ ਰਾਮਾਨੰਦ ਜੀ** (੧੩੬੬ ਤੋਂ), **ਭਗਤ ਪਰਮਾਨੰਦ ਜੀ** (੧੪੮੩ ਤੋਂ), **ਭਗਤ ਸੂਰਦਾਸ ਜੀ** (੧੪੮੩ ਤੋਂ ੧੫੭੩), **ਭਗਤ ਸਧਨਾ ਜੀ** (੧੧੮੦ ਤੋਂ)

ਸਮੇਂ ਦੀ ਤਰਤੀਬ ਅਨੁਸਾਰ ਪ੍ਰਚਲਤ ਇਤਿਹਾਸ ਇਸ ਤਰ੍ਹਾਂ ਹੈ:

ਭਗਤ ਜੈਦੇਵ ਜੀ (੧੧੭੦ ਦੇ ਲਾਗੇ), **ਬਾਬਾ ਫਰੀਦ ਜੀ** (੧੧੭੩ ਤੋਂ ੧੨੬੫), **ਭਗਤ ਸਧਨਾ ਜੀ** (੧੧੮੦ ਤੋਂ), **ਭਗਤ ਤ੍ਰਿਲੋਚਨ ਜੀ** (੧੨੬੭ ਤੋਂ), **ਭਗਤ ਨਾਮ ਦੇਵ ਜੀ** (੧੨੭੦ ਤੋਂ ੧੩੫੦), **ਭਗਤ ਭਗਤ ਰਾਮਾਨੰਦ ਜੀ** (੧੩੬੬ ਤੋਂ), **ਭਗਤ ਰਵਿਦਾਸ ਜੀ** (੧੩੯੯ ਤੋਂ), **ਭਗਤ ਧੰਨਾਂ ਜੀ** (੧੪੧੫ ਤੋਂ), **ਭਗਤ ਪੀਪਾ ਜੀ** (੧੪੨੫ ਤੋਂ), **ਭਗਤ ਕਬੀਰ ਜੀ** (੧੪੪੧ ਤੋਂ ੧੫੧੮), **ਭਗਤ ਭੀਖਨ ਜੀ** (੧੪੮੦ ਤੋਂ ੧੫੭੩), **ਭਗਤ ਪਰਮਾਨੰਦ ਜੀ** (੧੪੮੩ ਤੋਂ), **ਭਗਤ ਸੈਣੂ ਜੀ** (੧੫੦੦ ਦੇ ਲਾਗੇ), **ਭਗਤ ਸੂਰਦਾਸ ਜੀ** (੧੪੮੩ ਤੋਂ ੧੫੭੩), **ਭਗਤ ਬੇਣੀ ਜੀ** (ਪਤਾ ਨਹੀਂ)।

ਇਤਿਹਾਸ ਨੂੰ ਪਰਖਣ ਲਈ ਸਾਡੇ ਕੋਲ ਇਕ ਉੱਤਮ, ਸਪੱਸ਼ਟ ਤੇ ਕਾਰਗਰ ਗਿਆਨ ਦਾ ਭੰਡਾਰ ਵੀ ਮੌਜੂਦ ਹੈ। ਆਓ ਉਸ ਗਿਆਨ ਦੇ ਸੋਮੇ, ਜੁਗੋ ਜੁਗ ਅਟੱਲ, ਗੁਰੂ ਗਰੰਥ ਸਾਹਿਬ ਕੋਲੋਂ ਇਸ ਇਤਿਹਾਸ ਬਾਰੇ ਕੁਝ ਕੁ ਸੇਧ ਲੈਣ ਦਾ ਉਪਰਾਲਾ ਕਰੀਏ।

ਗੁਰੂ ਅਰਜਨ ਸਾਹਿਬ ਨੇ ਭਗਤਾਂ ਦੀ ਬਾਣੀ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਕਰਕੇ, ਉਨ੍ਹਾਂ ਨੂੰ ਸਿਰਫ ਮਾਣ ਹੀ ਨਹੀਂ ਦਿਤਾ ਹੈ, ਬਲਕਿ ਉਨ੍ਹਾਂ ਭਗਤਾਂ ਦੇ ਗੁਣ, ਗੁਰੂ ਸਾਹਿਬਾਂ ਨੇ, ਆਪਣੀ ਰਚਨਾਵਾਂ ਵਿਚ ਕਈ ਥਾਂ ਤੇ ਸਾਂਝੇ ਕੀਤੇ ਹਨ।

ਗੁਰੂ ਅਮਰਦਾਸ ਸਾਹਿਬ ਨੇ ਹੇਠ ਲਿਖੇ ਸਬਦ ਦੀ **ਰਹਾਉ** ਦੀ ਪੰਕਤੀ ਵਿਚ ਮਨ ਨੂੰ ਸੰਬੋਧਨ ਕਰਕੇ ਕਿਹਾ ਹੈ ਕਿ ਅਕਾਲ ਪੁਰਖ ਦਾ ਨਾਮ ਜਪ ਤਾਂ ਜੋ ਆਤਮਕ ਆਨੰਦ ਮਿਲ ਸਕੇ। ਇਹ ਦਾਤ ਗੁਰੂ ਤੋਂ ਮਿਲਦੀ ਹੈ, ਇਸ ਲਈ ਪੂਰੇ ਗੁਰੂ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ। ਗੁਰੂ ਦੀ ਸ਼ਰਨ ਪਿਆਂ ਮਨੁੱਖ ਆਤਮਕ ਅਡੋਲਤਾ ਵਿਚ ਟਿਕਦਾ ਹੈ, ਤੇ ਮਨੁੱਖ ਨੂੰ ਅਕਾਲ ਪੁਰਖ ਮਿਲ ਪੈਂਦਾ ਹੈ।

ਸਿਰੀਰਾਗੁ ਮਹਲਾ ੩ ॥ ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥ ਮਨਮੁਖਿ ਕਰਮ ਕਰਹਿ ਨਹੀ ਬੁਝਹਿ ਬਿਰਥਾ ਜਨਮੁ ਗਵਾਏ ॥ ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥੧॥ ਮਨ ਰੇ ਨਾਮੁ ਜਪਹੁ ਸੁਖੁ ਹੋਇ ॥ ਗੁਰੁ ਪੁਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥ ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥ ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥੨॥ ਨਾਮਾ ਫੀਬਾ ਕਬੀਰੁ ਜੁਲਾਹਾ ਪੂਰੇ ਗੁਰ ਤੇ ਗਤਿ ਪਾਈ ॥ ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥ ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥੩॥ (੬੭, ੬੮)

ਰਹਾਉ ਦੀ ਪੰਕਤੀ ਵਿਚ ਗੁਰੂ ਸਾਹਿਬ ਨੇ ਪੂਰੇ ਗੁਰੂ ਦੁਆਰਾ ਗੁਣ ਗਾਇਨ ਕਰਨ ਦੀ ਸਿਖਿਆ ਦਿਤੀ ਹੈ ਤੇ ਨਾਲ ਹੀ ਇਸੇ ਸਬਦ ਵਿਚ ਭਗਤ ਨਾਮਦੇਵ ਜੀ ਤੇ ਭਗਤ ਕਬੀਰ ਜੀ ਬਾਰੇ, ਆਪ ਜੀ ਨੇ ਪੂਰੇ ਗੁਰੂ ਦੁਆਰਾ ਗੁਣ ਗਾਇਨ ਕਰਨ ਦਾ ਜ਼ਿਕਰ ਵੀ ਕੀਤਾ ਹੈ। ਭਾਵੇਂ

ਭਗਤ ਨਾਮਦੇਵ ਜੀ ਜਾਤ ਦਾ ਫੀਂਬਾ ਸੀ ਤੇ ਭਗਤ ਕਬੀਰ ਜੀ ਜੁਲਾਹਾ ਸੀ, ਪਰ ਉਨ੍ਹਾਂ ਨੇ ਪੂਰੇ ਗੁਰੂ ਤੋਂ ਉੱਚੀ ਆਤਮਕ ਅਵਸਥਾ ਹਾਸਲ ਕੀਤੀ, ਉਹ ਅਕਾਲ ਪੁਰਖ ਦੇ ਨਾਲ ਸਾਂਝ ਪਾਉਣ ਵਾਲੇ ਬਣ ਗਏ, ਉਨ੍ਹਾਂ ਅਕਾਲ ਪੁਰਖ ਦੀ ਸਿਫਤਿ-ਸਾਲਾਹ ਨਾਲ ਡੂੰਘੀ ਸਾਂਝ ਪਾ ਲਈ, ਤੇ ਇਸ ਤਰ੍ਹਾਂ ਉਨ੍ਹਾਂ ਆਪਣੇ ਅੰਦਰੋਂ ਹਉਮੈ ਦਾ ਬੀਜ ਨਾਸ ਕਰ ਲਿਆ। ਹੁਣ ਦੇਵਤੇ ਤੇ ਮਨੁੱਖ ਉਨ੍ਹਾਂ ਦੀ ਉਚਾਰੀ ਹੋਈ ਬਾਣੀ ਗਇਨ ਕਰਦੇ ਹਨ, ਕੋਈ ਵੀ ਉਨ੍ਹਾਂ ਨੂੰ ਮਿਲੀ ਹੋਈ, ਇਸ ਇੱਜ਼ਤ ਨੂੰ ਮਿਟਾ ਨਹੀਂ ਸਕਦਾ ਹੈ।

ਸਾਰੇ ਭਗਤਾਂ ਨੇ ਪੂਰੇ ਗੁਰੂ ਤੋਂ ਉੱਚੀ ਆਤਮਕ ਅਵਸਥਾ ਹਾਸਲ ਕੀਤੀ, ਆਪਣੇ ਅੰਦਰੋਂ ਹਉਮੈ ਦੂਰ ਕੀਤਾ ਤੇ ਅਕਾਲ ਪੁਰਖ ਦੇ ਨਾਲ ਸਾਂਝ ਪਾ ਲਈ। ਇਕ ਗੱਲ ਧਿਆਨ ਵਿਚ ਰੱਖਣੀ ਚਾਹੀਦੀ ਹੈ, ਕਿ ਪੂਰੇ ਗੁਰੂ ਅਤੇ ਸਬਦ ਗੁਰੂ ਸਬੰਧੀ ਵਿਚਾਰਧਾਰਾ ਸਿਰਫ ਗੁਰੂ ਨਾਨਕ ਸਾਹਿਬ ਨੇ ਆਰੰਭ ਕੀਤੀ ਸੀ, ਕਿਸੇ ਹੋਰ ਨੇ ਨਹੀਂ। ਜਿਨ੍ਹਾਂ ਭਗਤਾਂ ਦਾ ਜਿਕਰ ਗੁਰੂ ਸਾਹਿਬਾਂ ਜਾਂ ਦੂਸਰੇ ਭਗਤਾਂ ਨੇ ਗੁਰੂ ਗਰੰਥ ਸਾਹਿਬ ਵਿਚ ਕੀਤਾ ਹੈ, ਉਨ੍ਹਾਂ ਦਾ ਵੇਰਵਾ ਕੁਝ ਇਸ ਪ੍ਰਕਾਰ ਹੈ:

<http://www.geocities.ws/sarbjitsingh/Bani6010GurMag20080703Version.pdf>,

<http://www.sikhmarg.com/2008/0706-bhagat-sumkali.html>

ਨਾਮਦੇਉ ਸਬਦ ਦੀ ਵਰਤੋਂ ਪਾ: ੪, ੫ ਤੇ ਭਗਤ ਰਵਿਦਾਸ ਜੀ ਨੇ, ਭਗਤ ਨਾਮਦੇਵ ਜੀ ਲਈ ਕੀਤੀ ਹੈ। {ਆਸਾ ਮਹਲਾ ੪ (੪੫੧), ਰਵਿਦਾਸ (੪੮੭), ਮਹਲਾ ੫ (੪੮੭), ਗੁਜਰੀ ਮਹਲਾ ੫ ਦੁਪਦੇ ਘਰੁ ੨ (੪੯੮), ਸੂਹੀ ਮਹਲਾ ੪ ਘਰੁ ੬ (੭੩੩), ਸਾਰਗ ਮਹਲਾ ੫ (੧੨੦੭)}

ਨਾਮਦੇਉ ਸਬਦ ਦੀ ਵਰਤੋਂ ਖੁੱਦ ਭਗਤ ਨਾਮਦੇਵ ਜੀ ਨੇ ਆਪਣੇ ਆਪ ਲਈ ਵੀ ਕੀਤੀ ਹੈ। {੪੮੫, ੫੨੫, ੬੯੩, ੭੧੮, ੮੭੪, ੯੭੨, ੯੮੮, ੧੧੬੩, ੧੧੬੪, ੧੧੬੪, ੧੧੬੫, ੧੧੬੫, ੧੧੬੬, ੧੧੬੭, ੧੧੬੬, ੧੨੫੨, ੧੨੯੨, ੧੩੫੧}

ਨਾਮਦੇਵ ਸਬਦ ਦੀ ਵਰਤੋਂ ਪਾ: ੫ ਤੇ ਭਗਤ ਰਵਿਦਾਸ ਜੀ ਨੇ, ਭਗਤ ਨਾਮਦੇਵ ਜੀ ਲਈ ਕੀਤੀ ਹੈ। {ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ (੧੧੦੬), ਬਸੰਤੁ ਮਹਲਾ ੫ ਘਰੁ ੧ ਦੁਤੁਕੀਆ (੧੧੯੨)}

ਨਾਮਦੇਵ ਸਬਦ ਦੀ ਵਰਤੋਂ ਖੁੱਦ ਭਗਤ ਨਾਮਦੇਵ ਜੀ ਨੇ ਆਪਣੇ ਆਪ ਲਈ ਵੀ ਕੀਤੀ ਹੈ। {੭੧੮, ੧੧੬੬, ੧੨੫੩}

ਨਾਮਦੇਅ ਸਬਦ ਦੀ ਵਰਤੋਂ ਪਾ: ੪ ਨੇ, ਭਗਤ ਨਾਮਦੇਵ ਜੀ ਲਈ ਕੀਤੀ ਹੈ। {ਸੂਹੀ ਮਹਲਾ ੪ ਘਰੁ ੬ (੭੩੩)}

ਨਾਮਦੇਅ ਸਬਦ ਦੀ ਵਰਤੋਂ ਖੁੱਦ ਭਗਤ ਨਾਮਦੇਵ ਜੀ ਨੇ ਨਹੀਂ ਕੀਤੀ ਹੈ।

ਨਾਮਦੇ ਸਬਦ ਸਿਰਲੇਖ ਦੇ ਤੌਰ ਤੇ ਵਰਤਿਆ ਗਿਆ। ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨ ॥ ੧੯ ਸਤਿਗੁਰ ਪ੍ਰਸਾਦਿ ॥ (੬੫੬)

ਨਾਮੇ, ਨਾਮੈ ਸਬਦ ਗੁਰੂ ਗਰੰਥ ਸਾਹਿਬ ਵਿਚ ਨਾਮੁ ਲਈ ਵੀ ਬਹੁਤ ਵਾਰੀ ਆਇਆ ਹੈ, ਜੋ ਕਿ ਭਗਤ ਨਾਮਦੇਵ ਜੀ ਲਈ ਨਹੀਂ ਵਰਤਿਆ ਗਿਆ ਹੈ। ਨਾਮੈ ਸਬਦ ਦੀ ਵਰਤੋਂ ਪਾ: ੩ ਤੇ ਭੱਟਾਂ ਨੇ, ਭਗਤ ਨਾਮਦੇਵ ਜੀ ਲਈ ਵੀ ਕੀਤੀ ਹੈ। {ਸੋਰਠਿ ਘਰੁ ੩ (੬੫੭, ਨਾਮੈ), ਸਵਈਏ ਮਹਲੇ ਤੀਜੇ ਕੇ ੩ (੧੩੯੪, ਨਾਮੈ)}

ਭਗਤ ਨਾਮਦੇਵ ਜੀ ਨੇ ਨਾਮੇ, ਸਬਦ ਆਪਣੇ ਲਈ ਕਈ ਵਾਰੀ ਵਰਤਿਆ ਹੈ। ਭਗਤ ਨਾਮਦੇਵ ਜੀ ਨੇ ਨਾਮੈ ਸਬਦ ਆਪਣੇ ਲਈ ਕਦੀ ਕਦੀ ਵਰਤਿਆ ਹੈ। {੩੪੫, ੪੮੫, ੫੨੫, ੬੫੭, ੬੯੩, ੭੧੮, ੭੨੭, ੮੭੪, ੮੭੫, ੯੮੮, ੧੧੬੩ (ਨਾਮੈ), ੧੧੬੪, ੧੧੬੪, ੧੧੬੫, ੧੧੬੬, ੧੧੬੭, ੧੨੯੨, ੧੩੧੮}

ਨਾਮਾ ਸਬਦ, ਗੁਰੂ ਗਰੰਥ ਸਾਹਿਬ ਵਿਚ ਨਾਮੁ ਲਈ ਬਹੁਤ ਵਾਰੀ ਆਇਆ ਹੈ।

ਨਾਮਾ ਸਬਦ ਦੀ ਵਰਤੋਂ ਪਾ: ੩, ੪, ੫, ਭਗਤ ਤ੍ਰਿਲੋਚਨ ਜੀ, ਭਗਤ ਕਬੀਰ ਜੀ ਤੇ ਭੱਟਾਂ ਨੇ ਭਗਤ ਨਾਮਦੇਵ ਜੀ ਲਈ ਵੀ ਕੀਤੀ ਹੈ। {ਸਿਰੀਰਾਗੁ ਮਹਲਾ ੩ (੬੭), ਰਾਗ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ (੩੩੦), ਬਿਲਾਵਲੁ ਮਹਲਾ ੪ (੮੩੫), ਬਿਲਾਵਲੁ (ਕਬੀਰ) (੮੫੬), ਮਾਰੂ ਮਹਲਾ ੪ ਘਰੁ ੨ (੯੯੫), ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ (੧੧੦੫), ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ (੧੧੯੪), ਮਹਲਾ ੫ (੧੩੭੫) (ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ), (ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮਾਲਿ), ਸਵਈਏ ਮਹਲੇ ਚਉਥੇ ਕੇ ੪ (੧੪੦੫), ਕਬੀਰ (੧੩੭੭), ਸਵਈਏ ਮਹਲੇ ਪਹਿਲੇ ਕੇ ੧ (ਭੱਟਾਂ, ੧੩੯੦), ਸਵਈਏ ਮਹਲੇ ਤੀਜੇ ਕੇ ੩ (੧੩੯੩), ਸਵਈਏ ਮਹਲੇ ਚਉਥੇ ਕੇ ੪ (੧੪੦੫)}

ਭਗਤ ਨਾਮਦੇਵ ਜੀ ਨੇ ਨਾਮਾ, ਸਬਦ ਆਪਣੇ ਆਪ ਲਈ ਕਈ ਵਾਰੀ ਵਰਤਿਆ ਹੈ। {ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ (੪੮੫), (੪੮੬), ਰਾਗੁ ਸੋਰਠਿ ਬਾਣੀ ਭਗਤ ਨਾਮਦੇ ਜੀ ਕੀ ਘਰੁ ੨ (੬੫੭), ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ (੬੯੪), ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ (੮੭੩, ੮੭੪), ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨ (੮੭੪, ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ (੯੭੨, ੯੭੩), ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ (੯੮੮), ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ (੧੧੬੪), ਭੈਰਉ ਨਾਮਦੇਉ ਜੀਉ ਘਰੁ ੨ (੧੧੬੫, ੧੧੬੬), ਬਸੰਤੁ ਬਾਣੀ ਨਾਮਦੇਉ ਜੀ ਕੀ (੧੧੯੬), ਪ੍ਰਭਾਤੀ ਬਾਣੀ ਭਗਤ ਨਾਮਦੇਵ ਜੀ ਕੀ (੧੩੫੧)}

ਉੱਪਰ ਵਰਨਣ ਕੀਤੇ ਸਾਰੇ ਸਬਦ ਇਹੀ ਸੰਕੇਤ ਕਰਦੇ ਹਨ, ਕਿ ਗੁਰੂ ਗਰੰਥ ਸਾਹਿਬ ਵਿਚ ਭਗਤ ਨਾਮਦੇਵ ਜੀ ਦਾ ਜਿਕਰ (ਨਾਮਦੇਉ, ਨਾਮਦੇਵ, ਨਾਮਦੇਅ, ਨਾਮਦੇ, ਨਾਮੇ, ਨਾਮੈ, ਨਾਮਾ) ਸਿਰਫ ਪਾ: ੩, ੪, ੫, ਭਗਤ ਤ੍ਰਿਲੋਚਨ ਜੀ, ਭਗਤ ਕਬੀਰ ਜੀ, ਭਗਤ ਰਵਿਦਾਸ ਜੀ ਤੇ ਭੱਟਾਂ ਨੇ ਆਪਣੀ ਬਾਣੀ ਵਿਚ ਕੀਤਾ ਹੈ। ਭਗਤ ਨਾਮਦੇਵ ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ ਰਹਾਉ ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਕਬੀਰ (ਕਬੀਰੁ, ਕਬੀਰ, ਕਬੀਰਾ) ਸਬਦ ਦੀ ਵਰਤੋਂ ਪਾ: ੩, ੪, ੫, ਭਗਤ ਰਵਿਦਾਸ ਜੀ ਤੇ ਭੱਟਾਂ ਨੇ, ਭਗਤ ਕਬੀਰ ਜੀ ਲਈ ਕੀਤੀ ਹੈ। {ਸਿਰੀਰਾਗੁ ਮਹਲਾ ੩ (੬੭), ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ (ਰਵਿਦਾਸ, ੪੮੭), ਮਹਲਾ ੫ (੪੮੭), ਗੁਜਰੀ ਮਹਲਾ ੫ ਦੁਪਦੇ ਘਰੁ ੨ (੪੯੮), ਮਹਲਾ ੫ (੯੬੫), ਸਲੋਕ ਮਹਲਾ ੫ (੯੬੫), ਮਾਰੂ ਮਹਲਾ ੪ ਘਰੁ ੨ (੯੯੫), ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ (੧੧੦੬), ਭੈਰਉ ਮਹਲਾ ੫ (੧੧੩੬), ਸਾਰਗ ਮਹਲਾ ੫ (੧੨੦੭), ਮਲਾਰ ਬਾਣੀ ਭਗਤ ਰਵਿਦਾਸ ਜੀ ਕੀ (੧੨੯੩), ਮਹਲਾ ੫ (੧੩੭੫), ਸਵਈਏ ਮਹਲੇ ਪਹਿਲੇ ਕੇ ੧ (ਭੱਟਾਂ, ੧੩੯੦), ਸਵਈਏ ਮਹਲੇ ਚਉਥੇ ਕੇ ੪ (੧੪੦੬) (ਕਬੀਰ ਤਿਲੋਚਨ)}

ਭਗਤ ਕਬੀਰ ਜੀ ਨੇ ਕਬੀਰ (ਕਬੀਰੈ, ਕਬੀਰਾ, ਕਬੀਰੁ), ਸਬਦ ਆਪਣੇ ਆਪ ਲਈ ਕਈ ਵਾਰੀ ਵਰਤਿਆ ਹੈ। {ਸਿਰੀਰਾਗੁ ਕਬੀਰ ਜੀਉ ਕਾ (੯੨), ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ (੩੨੩ ਤੋਂ ੩੪੦, ੩੪੨ ਤੋਂ ੩੪੫), ਆਸਾ ਸ੍ਰੀ ਕਬੀਰ ਜੀਉ (੪੭੫ ਤੋਂ ੪੮੪), ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ (੫੨੪), ਸਲੋਕ (੫੫੫), ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ (੬੫੪, ੬੫੫, ੬੫੬), ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ (੬੯੧, ੬੯੨), ਤਿਲੰਗ ਬਾਣੀ ਭਗਤਾ ਕੀ ਕਬੀਰ ਜੀ (੭੨੭), ਰਾਗੁ ਸੂਹੀ ਬਾਣੀ ਸ੍ਰੀ ਕਬੀਰ ਜੀਉ ਤਬਾ ਸਭਨਾ ਭਗਤਾ ਕੀ (੭੯੨, ੭੯੩), ਬਿਲਾਵਲੁ ਬਾਣੀ ਭਗਤਾ ਕੀ ॥ ਕਬੀਰ ਜੀਉ ਕੀ (੮੫੫, ੮੫੬, ੮੫੭), ਰਾਗੁ ਗੋਡ ਬਾਣੀ ਭਗਤਾ ਕੀ ॥ ਕਬੀਰ ਜੀ ਘਰੁ ੧ (੮੭੦ ਤੋਂ ੮੭੩), ਸਲੋਕੁ (੯੪੭), ਸਲੋਕੁ (੯੪੮), ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ (੯੬੮ ਤੋਂ ੯੭੨), ਰਾਗੁ ਮਾਰੂ ਬਾਣੀ ਕਬੀਰ ਜੀਉ ਕੀ (੧੧੦੨, ੧੧੦੫), ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ (੧੧੦੫), ਮਾਰੂ ਕਬੀਰ ਜੀਉ (੧੧੦੫), ਕਬੀਰੁ ॥ ਮਾਰੂ (੧੧੦੬), ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ (੧੧੨੩, ੧੧੨੪), ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ (੧੧੫੭ ਤੋਂ ੧੧੬੩), ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ (੧੧੯੩ ਤੋਂ ੧੧੯੬), ਰਾਗੁ ਸਾਰੰਗ ਬਾਣੀ ਭਗਤਾਂ ਕੀ ॥ ਕਬੀਰ ਜੀ (੧੨੫੧, ੧੨੫੨), ਸਾਰੰਗ ਕਬੀਰ ਜੀਉ (੧੨੫੩), ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ (੧੩੪੯, ੧੩੫੦), ਸਲੋਕ ਭਗਤ ਕਬੀਰ ਜੀਉ ਕੇ (੧੩੬੪ ਤੋਂ ੧੩੭੭)}

ਕਬੀਰਿ ਸਬਦ ਦੀ ਵਰਤੋਂ ਪਾ: ੫, ਨੇ, ਭਗਤ ਕਬੀਰ ਜੀ ਲਈ ਕੀਤੀ ਹੈ। {ਬਸੰਤੁ ਮਹਲਾ ੫ ਘਰੁ ੧ ਦੁਤਕੀਆ ॥ (੧੧੯੨)}

ਭਗਤ ਕਬੀਰ ਜੀ ਨੇ ਕਬੀਰਿ, ਸਬਦ ਆਪਣੇ ਆਪ ਲਈ ਵੀ ਵਰਤਿਆ ਹੈ। {ਰਾਮਕਲੀ ਬਾਣੀ ਭਗਤਾ ਕੀ ॥ ਕਬੀਰ ਜੀਉ (੯੭੦)}

ਕੰਬੀਰੁ ਸਬਦ ਦੀ ਵਰਤੋਂ ਪਾ: ੪, ਨੇ, ਭਗਤ ਕਬੀਰ ਜੀ ਲਈ ਕੀਤੀ ਹੈ। {ਬਿਲਾਵਲੁ ਮਹਲਾ ੪ (੮੩੫), (ਕੰਬੀਰੁ), ਸਵਈਏ ਮਹਲੇ ਤੀਜੇ ਕੇ ੩ (੧੩੯੪) (ਕੰਬੀਰਹਿ)}

ਭਗਤ ਕਬੀਰ ਜੀ ਨੇ ਕਮੀਰ, ਸਬਦ ਆਪਣੇ ਆਪ ਲਈ ਵੀ ਵਰਤਿਆ ਹੈ। {ਰਾਮਕਲੀ ਘਰੁ ੨ ਬਾਣੀ ਕਬੀਰ ਜੀ ਕੀ (੯੭੨)}
ਗੁਰੂ ਗਰੰਥ ਸਾਹਿਬ ਵਿਚ ਇਸ ਸਿਰਲੇਖ ਦੀ ਵਰਤੋਂ ਵੀ ਕੀਤੀ ਗਈ ਹੈ। {ਕਬੀਰ ਕਾ ਸਬਦੁ ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ (੧੧੦੫)}

ਉੱਪਰ ਵਰਨਣ ਕੀਤੇ ਸਾਰੇ ਸਬਦ ਇਹੀ ਸੰਕੇਤ ਕਰਦੇ ਹਨ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ ਕਬੀਰ ਜੀ ਦਾ ਜਿਕਰ (ਕਬੀਰੁ, ਕਬੀਰ, ਕਬੀਰਾ ਕਬੀਰੈ, ਕਬੀਰਿ, ਕੰਬੀਰੁ, ਕਮੀਰ) ਸਿਰਫ ਪਾ: ੩, ੪, ੫, ਭਗਤ ਰਵਿਦਾਸ ਜੀ ਤੇ ਭੱਟਾਂ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ। ਭਗਤ ਕਬੀਰ ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ ਰਹਾਉ ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਫਰੀਦ ਸਬਦ ਦੀ ਵਰਤੋਂ ਪਾ: ੩ ਤੇ ੫, ਨੇ, ਬਾਬਾ ਫਰੀਦ ਜੀ ਲਈ ਕੀਤੀ ਹੈ। {ਸਲੋਕ ਮ: ੫ (੯੬੬), ਮਹਲਾ ੫ (੧੩੮੨), ਮ: ੩ (੧੩੮੩), ਮ: ੫ (੧੩੮੩, ੧੩੮੪)}

ਬਾਬਾ ਫਰੀਦ ਜੀ ਨੇ ਫਰੀਦ (ਫਰੀਦਾ, ਫਰੀਦੈ, ਫਰੀਦੁ,) ਸਬਦ ਆਪਣੇ ਲਈ ਕਈ ਵਾਰੀ ਵਰਤਿਆ ਹੈ। {ਆਸਾ ਸੇਖ ਫਰੀਦ ਜੀਉ ਕੀ ਬਾਣੀ (੪੮੮), ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ (੭੯੪), ਸਲੋਕ ਸੇਖ ਫਰੀਦ ਕੇ (੧੩੭੭ ਤੋਂ ੧੩੮੪)}

ਉੱਪਰ ਵਰਨਣ ਕੀਤੇ ਸਾਰੇ ਸਬਦ ਇਹੀ ਸੰਕੇਤ ਕਰਦੇ ਹਨ ਕਿ ਗੁਰੂ ਗਰੰਥ ਸਾਹਿਬ ਵਿਚ ਬਾਬਾ ਫਰੀਦ ਜੀ ਦਾ ਜਿਕਰ (ਫਰੀਦਾ, ਫਰੀਦੈ, ਫਰੀਦ) ਸਿਰਫ ਪਾ: ੩ ਤੇ ੫, ਅਤੇ ਬਾਬਾ ਫਰੀਦ ਜੀ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ। ਬਾਬਾ ਫਰੀਦ ਜੀ ਨੇ

ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਰਵਿਦਾਸ (ਰਵਿਦਾਸ, ਰਵਿਦਾਸ) ਸਬਦ ਦੀ ਵਰਤੋਂ ਪਾ: ੪, ੫, ਤੇ ਭੱਟਾਂ ਨੇ ਭਗਤ ਰਵਿਦਾਸ ਜੀ ਲਈ ਕੀਤੀ ਹੈ। {ਮਹਲਾ ੫ (੪੮੭), ਸੂਹੀ ਮਹਲਾ ੪ ਘਰੁ ੬ (੭੩੩), ਬਿਲਾਵਲੁ ਮਹਲਾ ੪ (੮੩੫), ਬਸੰਤੁ ਮਹਲਾ ੫ ਘਰੁ ੧ ਦੁਤੁਕੀਆ (੧੧੯੨), ਸਾਰਗ ਮਹਲਾ ੫ (੧੨੦੭), ਸਵਈਏ ਮਹਲੇ ਪਹਿਲੇ ਕੇ ੧ (ਭੱਟਾਂ, ੧੩੯੦)}

ਭਗਤ ਰਵਿਦਾਸ ਜੀ ਨੇ ਰਵਿਦਾਸ (ਰਵਿਦਾਸ, ਰਵਿਦਾਸ), ਸਬਦ ਆਪਣੇ ਆਪ ਲਈ ਕਈ ਵਾਰੀ ਵਰਤਿਆ ਹੈ। {ਸਿਰੀਰਾਗੁ (੯੩), ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ (੩੪੫), ਗਉੜੀ ਬੈਰਾਗਣਿ ਰਵਿਦਾਸ ਜੀਉ (੩੪੬), ਗਉੜੀ ਪੂਰਬੀ ਰਵਿਦਾਸ ਜੀਉ (੩੪੬), ਰਾਗੁ ਆਸਾ ਬਾਣੀ ਭਗਤਾ ਕੀ ॥ ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ (੪੭੫), ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ (੪੮੬, ੪੮੭), ਗੁਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩ (੫੨੫), ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ (੬੫੭ ਤੋਂ ੬੫੯), ਧਨਾਸਰੀ ਭਗਤ ਰਵਿਦਾਸ ਜੀ ਕੀ (੬੯੪), ਜੈਤਸਰੀ ਬਾਣੀ ਭਗਤਾ ਕੀ (੭੧੦), ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ (੭੯੩, ੭੯੪), ਬਿਲਾਵਲੁ ਬਾਣੀ ਰਵਿਦਾਸ ਭਗਤ ਕੀ (੮੫੮), ਰਾਗੁ ਗੋਂਡ ਬਾਣੀ ਰਵਿਦਾਸ ਜੀਉ ਕੀ ਘਰੁ ੨ (੮੭੫), ਰਾਮਕਲੀ ਬਾਣੀ ਰਵਿਦਾਸ ਜੀ ਕੀ (੯੭੩, ੯੭੪), ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ (੧੧੦੬), ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ (੧੧੨੪), ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨ (੧੧੬੭), ਬਸੰਤੁ ਬਾਣੀ ਰਵਿਦਾਸ ਜੀ ਕੀ (੧੧੯੬), ਮਲਾਰ ਬਾਣੀ ਭਗਤ ਰਵਿਦਾਸ ਜੀ ਕੀ (੧੨੯੩), ਸਲੋਕ (੧੩੭੭)}

ਉੱਪਰ ਵਰਨਣ ਕੀਤੇ ਸਾਰੇ ਸਬਦ ਇਹੀ ਸੰਕੇਤ ਕਰਦੇ ਹਨ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ ਰਵਿਦਾਸ ਜੀ ਦਾ ਜਿਕਰ (**ਰਵਿਦਾਸ, ਰਵਿਦਾਸ**) ਸਿਰਫ **ਪਾ: ੪, ੫, ਤੇ ਭੱਟਾਂ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ।** ਭਗਤ ਰਵਿਦਾਸ ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਤਿਲੋਚਨ, ਤਿਲੋਚਨੁ, ਤਿਲੋਚਨ, ਤਿਲੋਚਨਾ ਸਬਦ ਦੀ ਵਰਤੋਂ ਪਾ: ੪, ੫, ਭਗਤ ਨਾਮਦੇਵ ਜੀ, ਭਗਤ ਰਵਿਦਾਸ ਤੇ ਭੱਟਾਂ ਨੇ ਭਗਤ ਤਿਲੋਚਨ ਜੀ ਲਈ ਕੀਤੀ ਹੈ। {ਗੁਜਰੀ ਮਹਲਾ ੫ ਦੁਪਦੇ ਘਰੁ ੨ (੪੯੮), ਬਿਲਾਵਲੁ ਮਹਲਾ ੪ (੮੩੫), ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧ (੯੭੨) (ਤਿਲੋਚਨ), ਮਾਰੂ ਮਹਲਾ ੪ ਘਰੁ ੨ (੯੯੫), ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ (੧੧੦੬) (ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ), ਬਸੰਤੁ ਮਹਲਾ ੫ ਘਰੁ ੧ ਦੁਤੁਕੀਆ (੧੧੯੨), ਮਹਲਾ ੫ (੧੩੭੫) (ਨਾਮਾ ਮਾਇਆ ਮੋਹਿਆ ਕਹੈ ਤਿਲੋਚਨੁ ਮੀਤ), ਮਹਲਾ ੫ (੧੩੭੬) (ਨਾਮਾ ਕਹੈ ਤਿਲੋਚਨਾ ਮੁਖ ਤੇ ਰਾਮੁ ਸੰਮਾਲਿ), ਸਵਈਏ ਮਹਲੇ ਪਹਿਲੇ ਕੇ ੧ (ਭੱਟਾਂ, ੧੩੯੦), ਸਵਈਏ ਮਹਲੇ ਤੀਜੇ ਕੇ ੩ (੧੩੯੩, ੧੩੯੪), ਸਵਈਏ ਮਹਲੇ ਚਉਥੇ ਕੇ ੪ (੧੪੦੬) (ਕਬੀਰ ਤਿਲੋਚਨ)}

ਭਗਤ ਤਿਲੋਚਨ ਜੀ ਨੇ ਤਿਲੋਚਨ, ਤਿਲੋਚਨੁ ਸਬਦ ਆਪਣੇ ਆਪ ਲਈ ਕਈ ਵਾਰੀ ਵਰਤਿਆ ਹੈ। {ਸਿਰੀਰਾਗੁ ਤਿਲੋਚਨ ਕਾ (੯੨), ਗੁਜਰੀ ਸ੍ਰੀ ਤਿਲੋਚਨ ਜੀਉ ਕੇ ਪਦੇ ਘਰੁ ੧ {੫੨੫, ੫੨੬ (ਤਿਲੋਚਨੁ)}, ਧਨਾਸਰੀ ਬਾਣੀ ਭਗਤਾਂ ਕੀ ਤਿਲੋਚਨ (੬੯੫)}

ਉੱਪਰ ਵਰਨਣ ਕੀਤੇ ਸਾਰੇ ਸਬਦ ਇਹੀ ਸੰਕੇਤ ਕਰਦੇ ਹਨ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਤਿਲੋਚਨ** ਜੀ ਦਾ ਜਿਕਰ (**ਤਿਲੋਚਨ, ਤਿਲੋਚਨੁ, ਤਿਲੋਚਨ, ਤਿਲੋਚਨਾ, ਤਿਲੋਚਨ**) ਸਿਰਫ **ਪਾ: ੪, ੫, ਭਗਤ ਨਾਮਦੇਵ ਜੀ, ਭਗਤ ਰਵਿਦਾਸ ਜੀ ਤੇ ਭੱਟਾਂ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ।** ਭਗਤ ਤਿਲੋਚਨ ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਧੰਨਾ (ਧੰਨਾ, ਧੰਨੈ) ਸਬਦ ਦੀ ਵਰਤੋਂ ਪਾ: ੪, ਤੇ ੫ ਨੇ ਭਗਤ ਧੰਨਾ ਜੀ ਲਈ ਕੀਤੀ ਹੈ। {ਮਹਲਾ ੫ (੪੮੭/੪੮੮), ਬਿਲਾਵਲੁ ਮਹਲਾ ੪ (੮੩੫), ਮਾਰੂ ਮਹਲਾ ੪ (੯੯੫), ਬਸੰਤੁ ਮਹਲਾ ੫ ਘਰੁ ੧ ਦੁਤੁਕੀਆ (੧੧੯੨, (ਧੰਨੈ)}

ਭਗਤ ਧੰਨਾ ਜੀ ਨੇ ਧੰਨਾ (ਧੰਨਾ, ਧੰਨੈ) ਸਬਦ ਆਪਣੇ ਆਪ ਲਈ ਵਰਤਿਆ ਹੈ। {ਆਸਾ ਬਾਣੀ ਭਗਤ ਧੰਨੇ ਜੀ ਕੀ (੪੮੭ (ਧੰਨੈ), ੪੮੮ (ਧੰਨਾ)), ਧੰਨਾ (੬੯੫)}

ਉੱਪਰ ਵਰਨਣ ਕੀਤੇ ਸਾਰੇ ਸਬਦ ਇਹੀ ਸੰਕੇਤ ਕਰਦੇ ਹਨ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਧੰਨਾ** ਜੀ ਦਾ ਜਿਕਰ (**ਧੰਨਾ, ਧੰਨੈ**) ਸਿਰਫ **ਪਾ: ੪ ਤੇ ੫ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ।** ਭਗਤ ਧੰਨਾ ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਬੇਣੀ ਸਬਦ ਦੀ ਵਰਤੋਂ ਪਾ: ੫, ਨੇ ਭਗਤ ਬੇਣੀ ਜੀ ਲਈ ਕੀਤੀ ਹੈ। {ਬਸੰਤੁ ਮਹਲਾ ੫ ਘਰੁ ੧ ਦੁਤੁਕੀਆ (੧੧੯੨)}

ਭਗਤ ਬੇਣੀ ਜੀ ਨੇ ਬੇਣੀ ਸਬਦ ਆਪਣੇ ਆਪ ਲਈ ਵਰਤਿਆ ਹੈ। {ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥ ਪਹਰਿਆ ਕੈ ਘਰਿ ਗਾਵਣਾ (੯੩), ਰਾਮਕਲੀ ਬਾਣੀ ਬੇਣੀ ਜੀਉ ਕੀ (੯੭੪), ਪ੍ਰਭਾਤੀ ਭਗਤ ਬੇਣੀ ਜੀ ਕੀ (੧੩੫੧)}

ਉੱਪਰ ਵਰਨਣ ਕੀਤੇ ਸਾਰੇ ਸਬਦ ਇਹੀ ਸੰਕੇਤ ਕਰਦੇ ਹਨ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਬੋਣੀ** ਜੀ ਦਾ ਜਿਕਰ (**ਬੋਣੀ**) ਸਿਰਫ **ਪਾ: ੫ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ।** ਭਗਤ **ਬੋਣੀ** ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਜੈਦੇਵ ਸਬਦ ਦੀ ਵਰਤੋਂ ਪਾ: ੪, ੫, ਭਗਤ ਕਬੀਰ ਜੀ ਤੇ ਭੱਟਾਂ ਨੇ ਹੀ ਆਪਣੀ ਬਾਣੀ ਵਿਚ ਕੀਤੀ ਹੈ। {ਬਸੰਤੁ ਮਹਲਾ ੫ ਘਰੁ ੧ ਦੁਤਕੀਆ (੧੧੯੨), ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ (੧੧੯੪), ਸਵਈਏ ਮਹਲੇ ਪਹਿਲੇ ਕੇ ੧ (ਭੱਟਾਂ, ੧੩੯੦), ਰਾਗ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ (੩੩੦, ਜੈਦੇਉ), ਬਿਲਾਵਲੁ ਮਹਲਾ ੪ (੮੩੫, ਜੈਦੇਉ), ਬਿਲਾਵਲੁ (**ਕਬੀਰ**) (੮੫੬, ਜੈਦੇਉ), ਮਾਰੂ ਮਹਲਾ ੪ ਘਰੁ ੨ (੯੯੫, ਜੈਦੇਉ)}

ਭਗਤ ਜੈਦੇਵ ਜੀ ਨੇ ਜੈਦੇਵ ਸਬਦ ਆਪਣੇ ਆਪ ਲਈ ਵਰਤਿਆ ਹੈ। {ਗੁਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ (੫੨੬), ਰਾਗ ਮਾਰੂ ਬਾਣੀ ਜੈਦੇਉ ਜੀਉ ਕੀ (੧੧੦੬)}

ਉੱਪਰ ਵਰਨਣ ਕੀਤੇ ਸਾਰੇ ਸਬਦ ਇਹੀ ਸੰਕੇਤ ਕਰਦੇ ਹਨ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਜੈਦੇਵ** ਜੀ ਦਾ ਜਿਕਰ (**ਜੈਦੇਵ**) ਸਿਰਫ **ਪਾ: ੪, ੫, ਭਗਤ ਕਬੀਰ ਜੀ ਤੇ ਭੱਟਾਂ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ।** ਭਗਤ **ਜੈਦੇਵ** ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ (੬੫੯, ਭੀਖਨੁ)

ਉੱਪਰ ਵਰਨਣ ਕੀਤਾ ਸਬਦ ਇਹੀ ਸੰਕੇਤ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਭੀਖਨ** ਜੀ ਦਾ ਜਿਕਰ ਸਿਰਫ ਭਗਤ **ਭੀਖਨ** ਜੀ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ। ਭਗਤ **ਭੀਖਨ** ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਸੈਣੁ (ਸੈਣੁ, ਸੈਨੁ) ਸਬਦ ਦੀ ਵਰਤੋਂ ਪਾ: ੪ ਤੇ ੫, ਭਗਤ ਰਵਿਦਾਸ ਜੀ ਨੇ, ਭਗਤ ਸੈਣੁ ਜੀ ਲਈ ਕੀਤੀ ਹੈ। {ਮਹਲਾ ੫ (੪੮੭/੪੮੮), ਬਿਲਾਵਲੁ ਮਹਲਾ ੪ (੮੩੫, ਸੈਣੁ)}, ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ (੧੧੦੬) (ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ)

ਭਗਤ ਸੈਣੁ ਜੀ ਨੇ ਸੈਣੁ (ਸੈਣੁ, ਸੈਨੁ) ਸਬਦ ਆਪਣੇ ਆਪ ਲਈ ਵਰਤਿਆ ਹੈ। {ਸ੍ਰੀ ਸੈਣੁ (੬੯੫, ਸੈਨੁ)}

ਉੱਪਰ ਵਰਨਣ ਕੀਤੇ ਸਾਰੇ ਸਬਦ ਇਹੀ ਸੰਕੇਤ ਕਰਦੇ ਹਨ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਸੈਣੁ** ਜੀ ਦਾ ਜਿਕਰ (**ਸੈਣੁ, ਸੈਨੁ**) ਸਿਰਫ **ਪਾ: ੪ ਤੇ ੫ ਨੇ ਅਤੇ ਭਗਤ ਰਵਿਦਾਸ ਜੀ ਨੇ ਆਪਣੀ ਬਾਣੀ ਵਿਚ ਕੀਤਾ ਹੈ।** ਭਗਤ **ਸੈਣੁ** ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਭਗਤ ਪੀਪਾ ਜੀ ਨੇ ਪੀਪਾ ਸਬਦ ਆਪਣੇ ਆਪ ਲਈ ਵਰਤਿਆ ਹੈ। {ਪੀਪਾ ॥ (੬੯੫)}

ਉੱਪਰ ਵਰਨਣ ਕੀਤਾ ਸਬਦ ਇਹੀ ਸੰਕੇਤ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਪੀਪਾ** ਜੀ ਦਾ ਜਿਕਰ ਸਿਰਫ ਭਗਤ **ਪੀਪਾ** ਜੀ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ। ਭਗਤ **ਪੀਪਾ** ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਭਗਤ ਰਾਮਾਨੰਦ ਜੀ ਨੇ ਰਾਮਾਨੰਦ ਸਬਦ ਆਪਣੇ ਆਪ ਲਈ ਵਰਤਿਆ ਹੈ। {ਰਾਮਾਨੰਦ ਜੀ ਘਰੁ ੧ (੧੧੯੫)}

ਉੱਪਰ ਵਰਨਣ ਕੀਤਾ ਸਬਦ ਇਹੀ ਸੰਕੇਤ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਰਾਮਾਨੰਦ** ਜੀ ਦਾ ਜਿਕਰ ਸਿਰਫ ਭਗਤ **ਰਾਮਾਨੰਦ** ਜੀ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ। ਭਗਤ **ਰਾਮਾਨੰਦ** ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਭਗਤ ਪਰਮਾਨੰਦ ਜੀ ਨੇ ਪਰਮਾਨੰਦ ਸਬਦ ਆਪਣੇ ਆਪ ਲਈ ਵਰਤਿਆ ਹੈ। {ਸਾਰੰਗ ॥ ੧੯ ਸਤਿਗੁਰ ਪ੍ਰਸਾਦਿ ॥ (੧੨੫੩)}

ਉੱਪਰ ਵਰਨਣ ਕੀਤਾ ਸਬਦ ਇਹੀ ਸੰਕੇਤ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਪਰਮਾਨੰਦ** ਜੀ ਦਾ ਜਿਕਰ ਸਿਰਫ ਭਗਤ **ਪਰਮਾਨੰਦ** ਜੀ ਨੇ ਹੀ ਆਪਣੀ ਬਾਣੀ ਵਿਚ ਕੀਤਾ ਹੈ। ਭਗਤ **ਪਰਮਾਨੰਦ** ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਭਗਤ ਸੂਰਦਾਸ ਜੀ ਨੇ ਸੂਰਦਾਸ ਸਬਦ ਆਪਣੇ ਆਪ ਲਈ ਨਹੀਂ ਵਰਤਿਆ ਹੈ। {ਛਾਡਿ ਮਨ ਹਰਿ ਬਿਮੁਖਨ ਕੇ ਸੰਗੁ ॥ (੧੨੫੩)}

ਸੂਰਦਾਸ ਸਬਦ ਦੀ ਵਰਤੋਂ ਪਾ: ੫ ਨੇ, ਭਗਤ ਸੂਰਦਾਸ ਜੀ ਲਈ ਕੀਤੀ ਹੈ। {ਸਾਰੰਗ ਮਹਲਾ ੫ ਸੂਰਦਾਸ (੧੨੫੩)}

ਉੱਪਰ ਵਰਨਣ ਕੀਤਾ ਸਬਦ ਇਹੀ ਸੰਕੇਤ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਸੂਰਦਾਸ** ਜੀ ਦਾ ਜਿਕਰ ਸਿਰਫ **ਪਾ: ੫** ਨੇ ਹੀ **ਆਪਣੀ ਬਾਣੀ ਵਿਚ ਕੀਤਾ ਹੈ**। ਭਗਤ **ਸੂਰਦਾਸ** (ਪਾ: ੫) ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।


ਸਧਨਾ ਸਬਦ ਦੀ ਵਰਤੋਂ ਭਗਤ ਰਵਿਦਾਸ ਨੇ ਭਗਤ ਸਧਨਾ ਜੀ ਲਈ ਕੀਤੀ ਹੈ। {ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ (੧੧੦੬)}

ਭਗਤ ਸਧਨਾ ਜੀ ਨੇ ਸਧਨਾ ਸਬਦ ਆਪਣੇ ਆਪ ਲਈ ਵਰਤਿਆ ਹੈ। {ਬਾਣੀ ਸਧਨੇ ਕੀ ਰਾਗੁ ਬਿਲਾਵਲੁ (੮੫੮, ਸਧਨਾ)}

ਉੱਪਰ ਵਰਨਣ ਕੀਤਾ ਸਬਦ ਇਹੀ ਸੰਕੇਤ ਕਰਦਾ ਹੈ ਕਿ ਗੁਰੂ ਗਰੰਥ ਸਾਹਿਬ ਵਿਚ ਭਗਤ **ਸਧਨਾ** ਜੀ ਦਾ ਜਿਕਰ ਸਿਰਫ **ਭਗਤ ਰਵਿਦਾਸ ਨੇ ਆਪਣੀ ਬਾਣੀ ਵਿਚ ਕੀਤਾ ਹੈ**। ਭਗਤ **ਸਧਨਾ** ਜੀ ਨੇ ਆਪਣੀ ਬਾਣੀ ਵਿਚ ਸਬਦ ਦਾ ਕੇਂਦਰੀ ਭਾਵ ਸਮਝਾਉਣ ਲਈ **ਰਹਾਉ** ਦੀ ਪੰਗਤੀ ਦੀ ਵਰਤੋਂ ਕੀਤੀ ਜੋ ਕਿ ਸਾਰੇ ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਨੇ ਵਰਤੀ ਹੈ।

ਵਿਸ਼ਾ-ਸੂਚੀ (Table) ਵਿਚ ਭਗਤਾਂ ਦਾ ਨਾਮ, ਪ੍ਰਚਲਿਤ ਇਤਿਹਾਸ ਅਨੁਸਾਰ ਉਨ੍ਹਾਂ ਦਾ ਕਾਲ ਸਮਾਂ, ਤੇ ਕਿਸ ਕਿਸ ਨੇ ਉਨ੍ਹਾਂ ਬਾਰੇ ਗੁਰੂ ਗਰੰਥ ਸਾਹਿਬ ਵਿਚ ਆਪਣੀ ਅੰਕਿਤ ਬਾਣੀ ਵਿਚ ਜਿਕਰ ਕੀਤਾ ਹੈ, ਬਾਰੇ ਸੰਖੇਪ ਨਾਲ ਦਿੱਤਾ ਗਿਆ ਹੈ।

ਭਗਤ ਜੀ ਦਾ ਨਾਮ	ਪ੍ਰਚਲਿਤ ਇਤਿਹਾਸ ਅਨੁਸਾਰ ਉਨ੍ਹਾਂ ਦਾ ਕਾਲ ਸਮਾਂ (ਜਨਮ ਤੋਂ ਜੋਤੀ ਜੋਤ)	ਗੁਰੂ ਗਰੰਥ ਸਾਹਿਬ ਵਿਚ ਗੁਰੂ ਸਾਹਿਬਾਂ ਤੇ ਹੋਰ ਭਗਤ ਜਿਨ੍ਹਾਂ ਨੇ ਆਪਣੀ ਬਾਣੀ ਵਿਚ ਜਿਕਰ ਕੀਤਾ ਹੈ।
ਭਗਤ ਜੈਦੇਵ ਜੀ	੧੧੭੦ ਦੇ ਲਾਗੇ	ਪਾ: ੪, ੫, ਭਗਤ ਕਬੀਰ ਜੀ ਤੇ ਭੱਟਾਂ, ਆਪਣੇ ਆਪ
ਬਾਬਾ ਫਰੀਦ ਜੀ	੧੧੭੩ ਤੋਂ ੧੨੬੫	ਪਾ: ੩ ਤੇ ੫, ਆਪਣੇ ਆਪ
ਭਗਤ ਸਧਨਾ ਜੀ	੧੧੮੦ ਤੋਂ	ਭਗਤ ਰਵਿਦਾਸ ਜੀ, ਆਪਣੇ ਆਪ
ਭਗਤ ਤ੍ਰਿਲੋਚਨ ਜੀ	੧੨੬੭ ਤੋਂ	ਪਾ: ੪, ੫, ਭਗਤ ਨਾਮ ਦੇਵ ਜੀ, ਭਗਤ ਰਵਿਦਾਸ ਜੀ, ਤੇ ਭੱਟਾਂ, ਆਪਣੇ ਆਪ
ਭਗਤ ਨਾਮ ਦੇਵ ਜੀ	੧੨੭੦ ਤੋਂ ੧੩੫੦	ਪਾ: ੩, ੪, ੫, ਭਗਤ ਤ੍ਰਿਲੋਚਨ ਜੀ , ਭਗਤ ਰਵਿਦਾਸ ਜੀ, ਭਗਤ ਕਬੀਰ ਜੀ ਤੇ ਭੱਟਾਂ, ਆਪਣੇ ਆਪ
ਭਗਤ ਸੈਣੂ ਜੀ	ਲਗਭਗ ੧੩੪੪ ਤੋਂ	ਪਾ: ੪ ਤੇ ੫, ਭਗਤ ਰਵਿਦਾਸ ਜੀ (੧੩੯੯) , ਆਪਣੇ ਆਪ
ਭਗਤ ਰਾਮਾਨੰਦ ਜੀ	੧੩੬੬ ਤੋਂ	ਆਪਣੇ ਆਪ
ਭਗਤ ਰਵਿਦਾਸ ਜੀ	੧੩੯੯ ਤੋਂ	ਪਾ: ੪, ੫, ਤੇ ਭੱਟਾਂ, ਆਪਣੇ ਆਪ
ਭਗਤ ਧੰਨਾਂ ਜੀ	੧੪੧੫ ਤੋਂ	ਪਾ: ੪ ਤੇ ੫, ਆਪਣੇ ਆਪ
ਭਗਤ ਪੀਪਾ ਜੀ	੧੪੨੫ ਤੋਂ	ਆਪਣੇ ਆਪ
ਭਗਤ ਕਬੀਰ ਜੀ	੧੪੪੧ ਤੋਂ ੧੫੧੮	ਪਾ: ੩, ੪, ੫, ਭਗਤ ਰਵਿਦਾਸ ਜੀ (੧੩੯੯) ਤੇ ਭੱਟਾਂ, ਆਪਣੇ ਆਪ
ਭਗਤ ਭੀਖਨ ਜੀ	੧੪੮੦ ਤੋਂ ੧੫੭੩	ਆਪਣੇ ਆਪ
ਭਗਤ ਪਰਮਾਨੰਦ ਜੀ	੧੪੮੩ ਤੋਂ	ਆਪਣੇ ਆਪ
ਭਗਤ ਸੂਰਦਾਸ ਜੀ	੧੪੮੩ ਤੋਂ ੧੫੭੩	ਪਾ: ੫
ਭਗਤ ਬੇਣੀ ਜੀ	ਪਤਾ ਨਹੀਂ	ਪਾ: ੫, ਆਪਣੇ ਆਪ



ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ, ਕੁਝ ਕੁ ਇਤਿਹਾਸਕ ਖਾਮੀਆਂ ਬੜੇ ਖੁਲੇ ਤੌਰ ਸਪੱਸ਼ਟ ਕਰ ਦਿੰਦੀ ਹੈ। **ਭਗਤ ਕਬੀਰ ਜੀ (੧੪੪੧ ਤੋਂ ੧੫੧੮)** ਦਾ ਜਿਕਰ ਉਨ੍ਹਾਂ ਤੋਂ ਕਈ ਸਾਲ ਪਹਿਲਾਂ ਪੈਦਾ ਹੋਣ ਵਾਲੇ **ਭਗਤ ਰਵਿਦਾਸ ਜੀ, (੧੩੬੬ ਤੋਂ)** ਕਿਸ ਤਰ੍ਹਾਂ ਕਰ ਸਕਦੇ ਸਨ। ਇਸ ਲਈ ਭਗਤ ਰਵਿਦਾਸ ਜੀ, ਭਗਤ ਕਬੀਰ ਜੀ ਤੋਂ ਬਾਅਦ ਹੋਏ ਹੋ ਸਕਦੇ ਹਨ, ਪਹਿਲਾਂ ਨਹੀਂ।

ਇਤਿਹਾਸ ਵਿਚ ਜੋ ਕਿਹਾ ਜਾਂਦਾ ਹੈ, ਉਹ ਠੀਕ ਨਹੀਂ ਲਗਦਾ ਹੈ। ਭਾਈ ਗੁਰਦਾਸ ਜੀ ਦੀ ਹੇਠ ਲਿਖੀ ਵਾਰ ਮੁਤਾਬਕ ਜੇ ਕਰ ਭਗਤ ਰਾਮਾਨੰਦ ਜੀ (੧੩੬੬ ਤੋਂ) ਨੂੰ ਮਿਲਣ ਸਮੇਂ ਭਗਤ ਕਬੀਰ ਜੀ (੧੪੪੧ ਤੋਂ ੧੫੧੮) ਦੀ ਉਮਰ ੨੦ ਸਾਲ ਦੀ ਵੀ ਸੀ ਤਾਂ ਭਗਤ ਰਾਮਾਨੰਦ ਜੀ ਦੀ ਉਮਰ ੯੫ ਸਾਲ ਹੋਣੀ ਚਾਹੀਦੀ ਹੈ। ਕੀ ਇਸ ਲੰਮੀ ਉਮਰ ਲਈ ਕੋਈ ਹੋਰ ਪ੍ਰਮਾਣ ਹੈ? ਜੇ ਨਹੀਂ ਤਾਂ ਇਸ ਇਤਿਹਾਸ ਵਿਚ ਕੋਈ ਖਾਮੀਆਂ ਹਨ।

ਹੋਇ ਬਿਰਕਤ ਬਨਾਰਸੀ ਰਹਿੰਦਾ ਰਾਮਾਨੰਦ ਗੁਸਾਈ॥ ਅੰਮ੍ਰਿਤ ਵੇਲੇ ਉਠਕੇ ਜਾਂਦਾ ਗੰਗਾ ਨੁਵਣ ਤਾਈ॥ ਅਗੋਂ ਹੀ ਦੇ ਜਾਇਕੇ ਲੰਮਾ ਪਿਆ ਕਬੀਰ ਤਿਥਾਈ॥ ਪੈਰੀਂ ਟੁੰਬ ਉਠਾਲਿਆ ਬੋਲਹੁ ਰਾਮ ਸਿਖ ਸਮਝਾਈ॥ ਜਿਉਂ ਲੋਹਾ ਪਾਰਸ ਛੁਹੇ ਚੰਦਨ ਵਾਸ ਨਿੰਮ ਮਹਿਕਾਈ॥ ਪਸੂ ਪਰੇਤਹੁੰ ਦੇਵ ਕਰ ਪੂਰੇ ਸਤਿਗੁਰ ਦੀ ਵਡਿਆਈ॥ ਅਚਰਜ ਨੋ ਅਚਰਜ ਮਿਲੈ ਵਿਸਮਾਦੇ ਵਿਸਮਾਦ ਮਿਲਾਈ॥ ਝਰਣਾ ਝਰਦਾ ਨਿਝਰਹੁੰ ਗੁਰਮੁਖ ਬਾਣੀ ਅਘੜ ਘੜਾਈ॥ ਰਾਮ ਕਬੀਰੀ ਭੇਦ ਨ ਭਾਈ ॥੧੫॥ (੧੦-੧੫-੯)

ਭਾਈ ਗੁਰਦਾਸ ਜੀ ਦੀ ਹੇਠ ਲਿਖੀ ਵਾਰ ਅਨੁਸਾਰ ਭਗਤ ਸੈਣ ਜੀ (੧੩੪੪ ਤੋਂ), ਭਗਤ ਕਬੀਰ ਜੀ (੧੪੪੧ ਤੋਂ ੧੫੧੮) ਤੋਂ ਬਾਅਦ ਹੀ ਹੋ ਸਕਦੇ ਹਨ, ਪਹਿਲਾਂ ਨਹੀਂ।

ਸੁਣ ਪਰਤਾਪ ਕਬੀਰ ਦਾ ਦੂਜਾ ਸਿਖ ਹੋਆ ਸੈਣ ਨਾਈ॥ ਪ੍ਰੇਮ ਭਗਤਿ ਰਾਤੀਂ ਕਰੈ ਭਲਕੇ ਰਾਜ ਦੁਆਰੈ ਜਾਈ॥ ਆਏ ਸੰਤ ਪਰਾਹੁਣੇ ਕੀਰਤਨ ਹੋਆ ਰੈਣ ਸਬਾਈ॥ ਛਡ ਨ ਸਕੈ ਸੰਤ ਜਨ ਰਾਜ ਦੁਆਰ ਨ ਸੇਵ ਕਮਾਈ॥ ਸੈਣ ਰੂਪ ਹਰਿ ਹੋਇਕੈ ਆਇਆ ਰਾਣੇ ਨੋਂ ਰੀਝਾਈ॥ ਸਾਧ ਜਨਾਂ ਨੋਂ ਵਿਦਾ ਕਰ ਰਾਜਦੁਆਰ ਗਇਆ ਸਰਮਾਈ॥ ਰਾਣੇ ਦੂਰਹੁੰ ਸਦਕੈ ਗਲਹੁੰ ਕਵਾਇ ਖੋਲ੍ਹ ਪੈਨੁਈ॥ ਵਸ ਕੀਤਾ ਹਉਂ ਤੁਧ ਅਜ ਬੋਲੈ ਰਾਜਾ ਸੁਣੈ ਲੁਕਾਈ॥ ਪਰਗਟ ਕਰੈ ਭਗਤ ਵਡਿਆਈ ॥੧੬॥ (੧੦-੧੬-੯)

ਗੁਰੂ ਗਰੰਥ ਸਾਹਿਬ ਵਿਚ ਬਹੁਤ ਸਾਰੇ ਭਗਤਾਂ ਦਾ ਜਿਕਰ ਪਾ: ੩, ੪, ੫ ਨੇ ਕੀਤਾ ਹੈ, ਅਤੇ ਆਪਣੀ ਬਾਣੀ ਵਿਚ ਉਨ੍ਹਾਂ ਦੀ ਪ੍ਰਸੰਸਾ ਵੀ ਕੀਤੀ ਹੈ। ਆਮ ਤੌਰ ਤੇ ਇਤਿਹਾਸਕ ਗੱਲਾਂ ਕਰਨ ਵੇਲੇ, ਇਹੀ ਕਿਹਾ ਜਾਂਦਾ ਹੈ, ਕਿ ਗੁਰੂ ਨਾਨਕ ਸਾਹਿਬ ਨੇ ਬਹੁਤ ਸਾਰੇ

ਭਗਤਾਂ ਦੀ ਬਾਣੀ ਇਕੱਠੀ ਕੀਤੀ ਸੀ। ਪਰ ਹੈਰਾਨਗੀ ਦੀ ਗਲ ਹੈ ਕਿ ਗੁਰੂ ਨਾਨਕ ਸਾਹਿਬ ਨੇ ਆਪਣੀ ਬਾਣੀ ਵਿਚ ਇਨ੍ਹਾਂ ੧੫ ਭਗਤਾਂ ਵਿਚੋਂ ਕਿਸੇ ਇਕ ਦਾ ਵੀ ਜਿਕਰ ਨਹੀਂ ਕੀਤਾ ਹੈ। ਇਥੋਂ ਤੱਕ ਕਿ ਗੁਰੂ ਅੰਗਦ ਸਾਹਿਬ ਨੇ ਵੀ ਆਪਣੀ ਬਾਣੀ ਵਿਚ ਕਿਸੇ ਇਕ ਭਗਤ ਦਾ ਵੀ ਜਿਕਰ ਨਹੀਂ ਕੀਤਾ ਹੈ। ਜੇ ਕਰ ਗੁਰੂ ਨਾਨਕ ਸਾਹਿਬ ਦੇ ਮਨ ਦੇ ਅੰਦਰ ਭਗਤਾਂ ਦੀ ਬਾਣੀ ਲਈ ਸਤਿਕਾਰ ਸੀ, ਤਾਂ ਉਹ, ਉਨ੍ਹਾਂ ਦਾ ਆਪਣੀ ਬਾਣੀ ਵਿਚ ਜਰੂਰ ਜਿਕਰ ਕਰਦੇ। ਗੁਰੂ ਗਰੰਥ ਸਾਹਿਬ ਵਿਚ ਅਕਿਰਤਘਣਾਂ ਨੂੰ ਬੁਰੀ ਤਰ੍ਹਾਂ ਫਿਟਕਾਰਿਆ ਗਿਆ ਹੈ। ਇਸ ਲਈ ਗੁਰੂ ਨਾਨਕ ਸਾਹਿਬ ਦਾ ਅਕਿਰਤਘਣ ਬਣਨਾਂ ਅਸੰਭਵ ਹੈ।

ਗੁਰੂ ਨਾਨਕ ਸਾਹਿਬ ਨੇ ਆਪਣੀ ਬਾਣੀ ਵਿਚ ਕਈਆਂ ਦਾ ਜਿਕਰ ਕੀਤਾ ਹੈ, ਉਦਾਹਰਣ ਦੇ ਤੌਰ ਤੇ ਬ੍ਰਹਮੈ, ਬਲਿ ਰਾਜਾ, ਹਰੀਚੰਦ, ਹਰਣਾਖਸੁ, ਪ੍ਰਹਲਾਦ, ਰਾਵਣ, ਸਹਸਬਾਹੁ, ਮਧੁ, ਕੈਟਭ, ਮਹਿਖਾਸਾ, ਜਰਾਸੰਧਿ, ਕਾਲਜਮੁਨ, ਰਕਤਬੀਜੁ, ਕਾਲੁਨੇਮੁ, ਦੁਰਜੋਧਨ, ਜਨਮੇਜੈ, ਕੰਸੁ, ਚਾਂਡੂਰੁ, ਆਦਿ

ਗਉੜੀ ਮਹਲਾ ੧ ॥ ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥ ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥੧॥ ਐਸਾ ਗਰਬੁ ਬੁਰਾ ਸੰਸਾਰੈ ॥ ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥ ਬਲਿ ਰਾਜਾ ਮਾਇਆ ਅਹੰਕਾਰੀ ॥ ਜਗਨ ਕਰੈ ਬਹੁ ਭਾਰ ਅਫਾਰੀ ॥ ਬਿਨੁ ਗੁਰੁ ਪੂਛੇ ਜਾਇ ਪਇਆਰੀ ॥੨॥ ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥ ਬਿਨੁ ਗੁਰੁ ਅੰਤੁ ਨ ਪਾਇ ਅਭੇਵੈ ॥ ਆਪਿ ਭੁਲਾਇ ਆਪੇ ਮਤਿ ਦੇਵੈ ॥੩॥ ਦੁਰਮਤਿ ਹਰਣਾਖਸੁ ਦੁਰਾਚਾਰੀ ॥ ਪ੍ਰਭੁ ਨਾਰਾਇਣੁ ਗਰਬੁ ਪ੍ਰਹਾਰੀ ॥ ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥ ਭੂਲੇ ਰਾਵਣੁ ਮੁਗਧੁ ਅਚੇਤਿ ॥ ਲੂਟੀ ਲੰਕਾ ਸੀਸ ਸਮੇਤਿ ॥ ਗਰਬਿ ਗਇਆ ਬਿਨੁ ਸਤਿਗੁਰੁ ਹੇਤਿ ॥੫॥ ਸਹਸਬਾਹੁ ਮਧੁ ਕੀਟ ਮਹਿਖਾਸਾ ॥ ਹਰਣਾਖਸੁ ਲੇ ਨਖਹੁ ਬਿਧਾਸਾ ॥ ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥ ਜਰਾਸੰਧਿ ਕਾਲਜਮੁਨੁ ਸੰਘਾਰੇ ॥ ਰਕਤਬੀਜੁ ਕਾਲੁਨੇਮੁ ਬਿਦਾਰੇ ॥ ਦੈਤ ਸੰਘਾਰਿ ਸੰਤ ਨਿਸਤਾਰੇ ॥੭॥ ਆਪੇ ਸਤਿਗੁਰੁ ਸਬਦੁ ਬੀਚਾਰੇ ॥ ਦੂਜੈ ਭਾਇ ਦੈਤ ਸੰਘਾਰੇ ॥ ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥ ਬੁਭਾ ਦੁਰਜੋਧਨੁ ਪਤਿ ਖੋਈ ॥ ਰਾਮੁ ਨ ਜਾਨਿਆ ਕਰਤਾ ਸੋਈ ॥ ਜਨ ਕਉ ਦੁਖਿ ਪਰੈ ਦੁਖੁ ਹੋਈ ॥੯॥ ਜਨਮੇਜੈ ਗੁਰੁ ਸਬਦੁ ਨ ਜਾਨਿਆ ॥ ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥ ਇਕੁ ਤਿਲੁ ਭੂਲੈ ਬਹੁਰਿ ਪਛੁਤਾਨਿਆ ॥੧੦॥ ਕੰਸੁ ਕੇਸੁ ਚਾਂਡੂਰੁ ਨ ਕੋਈ ॥ ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥ ਬਿਨੁ ਜਗਦੀਸ ਨੁ ਰਾਖੈ ਕੋਈ ॥੧੧॥ ਬਿਨੁ ਗੁਰੁ ਗਰਬੁ ਨ ਮੇਟਿਆ ਜਾਇ ॥ ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥ ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥ (੨੨੪, ੨੨੫)

ਗੁਰੂ ਨਾਨਕ ਸਾਹਿਬ ਨੇ ਹੇਠ ਲਿਖੇ ਸਲੋਕ ਵਿਚ ਉਨ੍ਹਾਂ ਪੁਰਾਣਿਕ ਸਾਖੀਆਂ ਦੇ ਹਵਾਲੇ ਦਿੱਤੇ ਹਨ, ਜੋ ਕਿ ਹਿੰਦੂ ਕੌਮ ਵਿਚ ਆਮ ਪ੍ਰਚਲਤ ਹਨ। ਇਸ ਸਲੋਕ ਵਿਚ ਗੁਰੂ ਸਾਹਿਬ ਨੇ ਕਈਆਂ ਦਾ ਜਿਕਰ ਕੀਤਾ ਹੈ, ਉਦਾਹਰਣ ਦੇ ਤੌਰ ਤੇ ਇੰਦੂ, ਪਰਸ ਰਾਮੁ, ਅਜੈ, ਰਾਵਣ, ਰਾਮੁ, ਸੀਤਾ, ਲਖਮਣੁ, ਰਾਵਣ, ਪਾਂਡਹ, ਕ੍ਰਿਸ਼ਨ, ਜਨਮੇਜਾ, ਸੇਖ ਮਸਾਇਕ ਪੀਰ (ਭਰਥਰੀ ਗੋਪੀਚੰਦ), ਆਦਿ,

ਸਲੋਕੁ ਮਃ ੧ ॥ ਸਹੰਸਰ ਦਾਨ ਦੇ ਇੰਦੂ ਰੋਆਇਆ ॥ ਪਰਸ ਰਾਮੁ ਰੋਵੈ ਘਰਿ ਆਇਆ ॥ ਅਜੈ ਸੁ ਰੋਵੈ ਭੀਖਿਆ ਖਾਇ ॥ ਐਸੀ ਦਰਗਹ ਮਿਲੈ ਸਜਾਇ ॥ ਰੋਵੈ ਰਾਮੁ ਨਿਕਾਲਾ ਭਇਆ ॥ ਸੀਤਾ ਲਖਮਣੁ ਵਿਛੁੜਿ ਗਇਆ ॥ ਰੋਵੈ ਦਹਸਿਰੁ ਲੰਕ ਗਵਾਇ ॥ ਜਿਨਿ ਸੀਤਾ ਆਦੀ ਡਉਰੁ ਵਾਇ ॥ ਰੋਵਹਿ ਪਾਂਡਹ ਭਏ ਮਜੂਰ ॥ ਜਿਨ ਕੈ ਸੁਆਮੀ ਰਹਤ ਹਦੂਰਿ ॥ ਰੋਵੈ ਜਨਮੇਜਾ ਖੁਇ ਗਇਆ ॥ ਏਕੀ ਕਾਰਣਿ ਪਾਪੀ ਭਇਆ ॥ ਰੋਵਹਿ ਸੇਖ ਮਸਾਇਕ ਪੀਰ ॥ ਅੰਤਿ ਕਾਲਿ ਮਤੁ ਲਾਗੈ ਭੀੜ ॥ ਰੋਵਹਿ ਰਾਜੇ ਕੰਨ ਪੜਾਇ ॥ ਘਰਿ ਘਰਿ ਮਾਗਹਿ ਭੀਖਿਆ ਜਾਇ ॥ ਰੋਵਹਿ ਕਿਰਪਨੁ ਸੰਚਹਿ ਧਨੁ ਜਾਇ ॥ ਪੰਡਿਤ ਰੋਵਹਿ ਗਿਆਨੁ ਗਵਾਇ ॥ ਬਾਲੀ ਰੋਵੈ ਨਾਹਿ ਭਤਾਰੁ ॥ ਨਾਨਕ ਦੁਖੀਆ ਸਭੁ ਸੰਸਾਰੁ ॥ ਮੰਨੇ ਨਾਉ ਸੋਈ ਜਿਣਿ ਜਾਇ ॥ ਅਉਰੀ ਕਰਮ ਨੁ ਲੇਖੈ ਲਾਇ ॥੧॥ (੯੫੩, ੯੫੪)

ਗੁਰੂ ਨਾਨਕ ਸਾਹਿਬ ਨੇ ਹੇਠ ਲਿਖੇ ਸਬਦ ਵਿਚ ਹੋਰ ਕਈਆਂ ਦਾ ਜਿਕਰ ਵੀ ਕੀਤਾ ਹੈ, ਉਦਾਹਰਣ ਦੇ ਤੌਰ ਤੇ ਗੋਤਮੁ, ਅਹਿਲਿਆ, ਇੰਦੂ, ਹਰੀ ਚੰਦਿ, ਬਲਿ ਰਾਜਾ, ਜਨਮੇਜਾ, ਬਿਆਸਿ, ਆਦਿ

ਪ੍ਰਭਾਤੀ ਮਹਲਾ ੧ ਦਖਣੀ ॥ ਗੋਤਮੁ ਤਪਾ ਅਹਿਲਿਆ ਇਸੜੀ ਤਿਸੁ ਦੇਖਿ ਇੰਦੂ ਲੁਭਾਇਆ ॥ ਸਹਸ ਸਰੀਰ ਚਿਹਨ ਭਗ ਹੂਏ ਤਾ ਮਨਿ ਪਛੋਤਾਇਆ ॥੧॥ ਕੋਈ ਜਾਣਿ ਨ ਭੂਲੈ ਭਾਈ ॥ ਸੋ ਭੂਲੈ ਜਿਸੁ ਆਪਿ ਭੁਲਾਏ ਬੁਝੈ ਜਿਸੈ ਬੁਝਾਈ ॥੧॥ ਰਹਾਉ ॥ ਤਿਨਿ ਹਰੀ ਚੰਦਿ ਪ੍ਰਿਥਮੀ ਪਤਿ ਰਾਜੈ ਕਾਗਦਿ ਕੀਮ ਨ ਪਾਈ ॥ ਅਉਗਣੁ ਜਾਣੈ ਤ ਪੁੰਨ ਕਰੇ ਕਿਉ ਕਿਉ ਨੇਖਾਸਿ ਬਿਕਾਈ ॥੨॥ ਕਰਉ ਅਢਾਈ ਧਰਤੀ ਮਾਂਗੀ ਬਾਵਨ ਰੂਪਿ ਬਹਾਨੈ ॥ ਕਿਉ ਪਇਆਲਿ ਜਾਇ ਕਿਉ ਫਲੀਐ ਜੇ ਬਲਿ ਰੂਪੁ ਪਛਾਨੈ ॥੩॥ ਰਾਜਾ ਜਨਮੇਜਾ ਦੇ ਮਤੀ ਬਰਜਿ ਬਿਆਸਿ ਪੜਾਇਆ ॥ ਤਿਨਿ ਕਰਿ ਜਗ ਅਠਾਰਹ ਘਾਏ ਕਿਰਤੁ ਨ ਚਲੈ ਚਲਾਇਆ ॥੪॥ (੧੩੪੪)

ਗੁਰੂ ਨਾਨਕ ਸਾਹਿਬ ਨੇ ਆਪਣੀ ਬਾਣੀ ਵਿਚ ਕਈ ਇਤਿਹਾਸਕ ਘਟਨਾਵਾਂ ਦਾ ਵੀ ਜਿਕਰ ਕੀਤਾ ਹੈ। ਬਾਬਰ ਦੇ ਹਮਲੇ ਤੋਂ ਪਹਿਲਾਂ ਇਸ ਦੇਸ਼ ਦੀ ਬੁਰੀ ਹਾਲਤ ਤੇ ਉਸ ਦੇ ਦੁਰਾਨ ਹੋਈ ਤਬਾਹੀ ਦਾ ਜਿਕਰ ਵੀ ਕੀਤਾ ਹੈ।

ਸਲੋਕੁ ਮਃ ੧ ॥ ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਭਰਿਆ ॥ ਰੂੜੁ ਅਮਾਵਸ ਸਚੁ ਚੰਦ੍ਰਮਾ ਦੀਸੈ ਨਾਹੀ ਕਹ ਚੜਿਆ ॥ (੧੪੫)

ਰਾਗੁ ਆਸਾ ਮਹਲਾ ੧ ਅਸਟਪਦੀਆ ਘਰੁ ੩ ॥ ਅਗੋਂ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥ ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥ ਇਕਨਾ ਵਖਤ ਖੁਆਈਅਹਿ ਇਕਨਾ ਪੂਜਾ ਜਾਇ ॥ ਚਉਕੇ

ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥ ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥ ਇਕਿ ਘਰਿ ਆਵਹਿ
ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥ ਇਕਨਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ
ਮਾਨੁਖ ॥੨॥੧੧॥ (੪੧੨)

ਆਸਾ ਮਹਲਾ ੧ ॥ ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥ ਬਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ
ਰੁਲਾਇਆ ॥ ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥ (੪੧੨, ੪੧੮)
ਤਿਲੰਗ ਮਹਲਾ ੧ ॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੇ ॥ ਪਾਪ ਕੀ ਜੰਵ ਲੈ ਕਾਬਲਹੁ ਧਾਇਆ ਜੋਰੀ ਮੰਗੈ
ਦਾਨੁ ਵੇ ਲਾਲੇ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੁੜੁ ਫਿਰੈ ਪਰਧਾਨੁ ਵੇ ਲਾਲੇ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ
ਵੇ ਲਾਲੇ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੇ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ
ਲਾਇ ਵੇ ਲਾਲੇ ॥ ਖੂਨ ਕੇ ਸੋਹਿਲੇ ਗਾਵੀਆਹਿ ਨਾਨਕ ਰਤੁ ਕਾ ਕੁੰਗੁ ਪਾਇ ਵੇ ਲਾਲੇ ॥੧॥ ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ
ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ
ਕਰੇਗੁ ਮਸੋਲਾ ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ
ਮਰਦ ਕਾ ਚੇਲਾ ॥ ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੋਲਾ ॥੨॥੩॥੫॥ (੨੨੨, ੨੨੩)

ਗੁਰੂ ਨਾਨਕ ਸਾਹਿਬ ਕਿਸੇ ਵੀ ਗੁਰਮੁਖ ਨੂੰ ਬਿਆਨ ਕੀਤੇ ਬਿਨਾ ਨਹੀਂ ਛੱਡ ਸਕਦੇ ਸਨ। ਜੇਕਰ ਉਨ੍ਹਾਂ ਦੇ ਮਨ ਦੇ ਅੰਦਰ ਭਗਤਾਂ
ਦੀ ਬਾਣੀ ਲਈ ਸਤਿਕਾਰ ਸੀ, ਤਾਂ ਉਹ ਉਨ੍ਹਾਂ ਭਗਤਾਂ ਦਾ ਆਪਣੀ ਬਾਣੀ ਵਿਚ ਕਿਤੇ ਨਾ ਕਿਤੇ ਜਰੂਰ ਜਿਕਰ ਕਰਦੇ। ਪਰ ਇਸ ਸੰਬੰਧੀ
ਗੁਰੂ ਗਰੰਥ ਸਾਹਿਬ ਵਿਚ ਕੋਈ ਪ੍ਰਮਾਣ ਨਹੀਂ ਮਿਲਦਾ ਹੈ। ਗੁਰੂ ਨਾਨਕ ਸਾਹਿਬ ਦੀ ਸਿਖਿਆ ਲੈ ਕੇ, ਜਿਨ੍ਹਾਂ ਦੇ ਜੀਵਨ ਵਿਚ ਪਲਟਾ ਆ
ਗਿਆ, ਉਨ੍ਹਾਂ ਦਾ ਵੀ ਗੁਰੂ ਨਾਨਕ ਸਾਹਿਬ ਨੇ ਜਿਕਰ ਕੀਤਾ ਹੈ, ਜਿਵੇਂ ਕਿ ਸਜਣ ਦਾ ਇਕ ਠੱਗ ਤੋਂ ਸਿੱਖੀ ਦਾ ਪ੍ਰਚਾਰਕ ਬਣਨਾ।

ਸੂਹੀ ਮਹਲਾ ੧ ਘਰੁ ੬ ॥ ੧੬ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ
ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ
ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੀ ਵਿਚਹੁ ਸਖਣੀਆਹਾ ॥੨॥ (੨੨੯)

ਗੁਰੂ ਨਾਨਕ ਸਾਹਿਬ ਨੇ ਹਰੇਕ ਨੂੰ ਜੀਵਨ ਦਾ ਅਸਲੀ ਮਾਰਗ ਸਮਝਾਇਆ। ਫੋਕੀਆਂ ਰਵਾਇਤਾਂ ਕਰਕੇ ਮਨੁੱਖੀ ਸਮਾਜ ਨੂੰ ਢਾਅ
ਲੱਗ ਰਹੀ ਸੀ। ਗੁਰੂ ਸਾਹਿਬ ਨੇ ਅਸਲੀ ਜੋਗੀ, ਪੰਡਤ, ਬ੍ਰਾਹਮਣ, ਖੜੀ, ਮੁਸਲਮਾਨ, ਪਾਂਡੇ, ਆਦਿ ਦੀ ਪ੍ਰੀਭਾਸ਼ਾ ਵੀ ਮਨੁੱਖਤਾ ਦੇ ਭਲੇ ਲਈ
ਗੁਰਬਾਣੀ ਵਿਚ ਅੰਕਿਤ ਕਰ ਦਿਤੀ ਹੈ।

ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਬਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ
ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਗਤਿ ਜੁਗੁ ਜੁਗੁ ਏਕੋ ਵੇਸੁ ॥੨੮॥ (੬)
ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ ਨਾਮ ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥
ਹਰਿ ਕੀ ਕਥਾ ਹਿਰਦੈ ਬਸਾਵੈ ॥ ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥ ਸੁਖਮ ਮਹਿ ਜਾਨੈ ਅਸਭੁਲੁ ॥
ਚਹੁ ਵਰਨਾ ਕਉ ਦੇ ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥ (੨੨੪)

ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥ ਸੋ ਬ੍ਰਹਮਣੁ ਜੋ ਬਿੰਦੈ ਬ੍ਰਹਮੁ ॥ ਜਪੁ ਤਪੁ ਸੰਜਮੁ ਕਮਾਵੈ ਕਰਮੁ ॥ ਸੀਲ ਸੰਤੋਖ ਕਾ ਰਖੈ ਧਰਮੁ ॥
ਬੰਧਨ ਤੋੜੈ ਹੋਵੈ ਮੁਕਤੁ ॥ ਸੋਈ ਬ੍ਰਹਮਣੁ ਪੁਜਣ ਜੁਗਤੁ ॥ ੧੬ ॥ (੧੪੧੧)

ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥ ਖੜੀ ਸੋ ਜੁ ਕਰਮਾ ਕਾ ਸੂਰੁ ॥ ਪੁੰਨ ਦਾਨ ਕਾ ਕਰੈ ਸਰੀਰੁ ॥ ਖੇਤੁ ਪਛਾਣੈ ਬੀਜੈ ਦਾਨੁ ॥ ਸੋ
ਖੜੀ ਦਰਗਹ ਪਰਵਾਣੁ ॥ ਲਬੁ ਲੋਭੁ ਜੇ ਕੂੜੁ ਕਮਾਵੈ ॥ ਅਪਣਾ ਕੀਤਾ ਆਪੇ ਪਾਵੈ ॥ ੧੭ ॥ (੧੪੧੧)

ਸਲੋਕ ਮਃ ੧ ॥ ਮਿਹਰ ਮਸੀਤਿ, ਸਿਦਕੁ ਮੁਸਲਾ, ਹਕੁ ਹਲਾਲੁ ਕੁਰਾਣੁ ॥ ਸਰਮ ਸੁੰਨਤਿ, ਸੀਲੁ ਰੋਜਾ ਹੋਹੁ ਮੁਸਲਮਾਣੁ ॥ ਕਰਣੀ ਕਾਬਾ
ਸਚੁ ਪੀਰੁ ਕਲਮਾ ਕਰਮ ਨਿਵਾਜ ॥ ਤਸਬੀ ਸਾ ਤਿਸੁ ਭਾਵਸੀ ਨਾਨਕ ਰਖੈ ਲਾਜ ॥੧॥ (੧੪੦-੧੪੧)

ਆਸਾ ਮਹਲਾ ੧ ॥ ਕਾਇਆ ਬ੍ਰਹਮਾ ਮਨੁ ਹੈ ਧੋਤੀ ॥ ਗਿਆਨੁ ਜਨੇਊ ਧਿਆਨੁ ਕੁਸਪਾਤੀ ॥ ਹਰਿ ਨਾਮਾ ਜਸੁ ਜਾਚਉ ਨਾਉ ॥ ਗੁਰ
ਪਰਸਾਦੀ ਬ੍ਰਹਮਿ ਸਮਾਉ ॥੧॥ ਪਾਂਡੇ ਐਸਾ ਬ੍ਰਹਮ ਬੀਚਾਰੁ ॥ ਨਾਮੇ ਸੁਚਿ ਨਾਮੇ ਪੜਉ ਨਾਮੇ ਚਜੁ ਆਚਾਰੁ ॥੧॥ ਰਹਾਉ ॥ ਬਾਹਰਿ
ਜਨੇਊ ਜਿਚਰੁ ਜੋਤਿ ਹੈ ਨਾਲਿ ॥ ਧੋਤੀ ਟਿਕਾ ਨਾਮੁ ਸਮਾਲਿ ॥ ਐਥੈ ਓਥੈ ਨਿਬਹੀ ਨਾਲਿ ॥ ਵਿਣੁ ਨਾਵੈ ਹੋਰਿ ਕਰਮ ਨ ਭਾਲਿ ॥੨॥
(੩੫੫)

ਸਿਧ ਗੋਸਟਿ (੯੩੮) ਵਿਚ ਸਿਧਾਂ ਨੂੰ ਸਮਾਜ ਤੇ ਮਨੁੱਖਤਾ ਪ੍ਰਤੀ ਉਨ੍ਹਾਂ ਦਾ ਫਰਜ ਸਮਝਾਇਆ। ਗੁਰੂ ਨਾਨਕ ਸਾਹਿਬ ਨੇ ਆਪਣੀ
ਬਾਣੀ ਵਿਚ ਜੀਵਨ ਦੇ ਹਰੇਕ ਪਹਿਲੂ ਦਾ ਜਿਕਰ ਕੀਤਾ ਹੈ ਤੇ ਜੀਵਨ ਦਾ ਸਹੀ ਮਾਰਗ ਸਮਝਾਇਆ ਹੈ। ਲੋਕਾਂ ਨੂੰ ਕਰਮ ਕਾਂਡਾਂ ਵਿਚੋਂ
ਬਾਹਰ ਕੱਢਣ ਲਈ, ਉਨ੍ਹਾਂ ਦੀ ਭਾਸ਼ਾ ਵਿਚ ਬਾਣੀ ਰਚੀ, ਤੇ ਨਾਲ ਨਾਲ ਸਭ ਨੂੰ ਸਮਝਾਇਆ ਕਿ ਅਸਲੀ ਰਿਵਾਇਤਾਂ ਕਿਸ ਤਰ੍ਹਾਂ ਕਰਨੀਆਂ
ਹਨ, ਤਾਂ ਜੋ ਉਸ ਅਕਾਲ ਪੁਰਖੁ ਨਾਲ ਸਬੰਧ ਜੋੜਿਆ ਜਾ ਸਕੇ। ਜਿਸ ਤਰ੍ਹਾਂ ਕਿ ਬਾਰਹ ਮਾਹਾ (ਤੁਖਾਰੀ ਛੰਡ ਮਹਲਾ ੧ ਬਾਰਹ ਮਾਹਾ

(੧੧੦੨)}, ਬਿਤੀ {ਬਿਲਾਵਲੁ ਮਹਲਾ ੧ ਬਿਤੀ ਘਰੁ ੧੦ ਜਤਿ (੮੩੮)}, ਓਅੰਕਾਰੁ (ਰਾਮਕਲੀ ਮਹਲਾ ੧ ਦਖਣੀ ਓਅੰਕਾਰੁ (੯੨੯)}, ਕੁਚਜੀ {ਰਾਗੁ ਸੁਹੀ ਮਹਲਾ ੧ ਕੁਚਜੀ (੭੬੨)}, ਸੁਚਜੀ {ਸੁਹੀ ਮਹਲਾ ੧ ਸੁਚਜੀ (੭੬੨)}, ਜੀਵਨ ਦੇ ਪਹਿਰ {ਸਿਰੀਰਾਗੁ ਮਹਲਾ ੧ ਪਹਰੇ ਘਰੁ ੧ (੭੪)}, ਤੁਖਾਰੀ ਮਹਲਾ ੧ (੧੧੧੦)}, ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤਕੇ (੧੧੬੮), ਆਰਤੀ {ਰਾਗੁ ਧਨਾਸਰੀ ਮਹਲਾ ੧ (੧੩)}, ਧਨਾਸਰੀ ਮਹਲਾ ੧ ਆਰਤੀ (੬੬੩)}, ਪਟੀ {ਰਾਗੁ ਆਸਾ ਮਹਲਾ ੧ ਪਟੀ ਲਿਖੀ (੪੩੨)}, ਜਨੇਊ (੪੨੧), ਸੂਤਕੁ (੪੨੨), ਤੀਰਥਿ (੬੮੨), ਖਾਣ (੧੬), ਪੈਨਣੁ (੧੬), ਸੁਚਾ ਚੌਕਾ (੯੧), ਵਰਤ (੧੨੪੫), ਆਦਿ,

ਇਸ ਲਈ ਜੇ ਕਰ ਗੁਰੂ ਨਾਨਕ ਸਾਹਿਬ ਦੀ ਬਾਣੀ ਨੂੰ ਧਿਆਨ ਵਿਚ ਰੱਖ ਕੇ ਇਤਿਹਾਸ ਦੀ ਸੱਚਾਈ ਨੂੰ ਪਰਖਿਆ ਜਾਵੇ ਤਾਂ ਇਹੀ ਪ੍ਰਤੀਤ ਹੁੰਦਾ ਹੈ, ਕਿ ਇਹ ਸਾਰੇ ਭਗਤ ਗੁਰੂ ਨਾਨਕ ਸਾਹਿਬ ਦੇ ਕਾਲ ਤੋਂ ਬਾਅਦ ਹੀ ਹੋਏ ਹੋਣਗੇ। ਗੁਰੂ ਨਾਨਕ ਸਾਹਿਬ ਦੀ ਬਾਣੀ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਦੇ ਜੀਵਨ ਵਿਚ ਬਦਲਾਵ ਆਇਆ ਤੇ ਬਾਣੀ ਲਿਖਣ ਦੀ ਸਮਰੱਥਾ ਤਕ ਪਹੁੰਚ ਸਕੇ।

ਹੋ ਸਕਦਾ ਹੈ ਕੋਈ ਇਹ ਕਹੇ ਕਿ ਗੁਰੂ ਨਾਨਕ ਸਾਹਿਬ ਨੇ ਭਗਤਾਂ ਦੀ ਬਾਣੀ ਇਕੱਠੀ ਤਾਂ ਕੀਤੀ, ਪਰ ਉਨ੍ਹਾਂ ਭਗਤਾਂ ਸੰਬੰਧੀ ਤੇ ਉਨ੍ਹਾਂ ਦੀ ਬਾਣੀ ਸੰਬੰਧੀ ਕੁਝ ਲਿਖਣ ਦੀ ਲੋੜ ਨਹੀਂ ਸਮਝੀ ਹੋਵੇਗੀ। ਪਰ ਅਜੇਹਾ ਠੀਕ ਪ੍ਰਤੀਤ ਨਹੀਂ ਲਗਦਾ ਹੈ, ਕਿਉਂਕਿ, ਗੁਰੂ ਨਾਨਕ ਸਾਹਿਬ ਨੇ ਆਪਣੀਆਂ ਉਦਾਸੀਆਂ ਸਮੇਂ ਕਈਆਂ ਨੂੰ ਮਿਲੇ ਤੇ ਬਹੁਤ ਸਾਰਿਆਂ ਦਾ ਸਿਧੇ ਜਾਂ ਅਸਿਧੇ ਤੌਰ ਤੇ ਬਾਣੀ ਵਿਚ ਜਿਕਰ ਕੀਤਾ ਹੈ। ਗੁਰੂ ਅਮਰਦਾਸ ਸਾਹਿਬ ਤੇ ਗੁਰੂ ਅਰਜਨ ਸਾਹਿਬ ਨੇ ਵੀ ਕਈ ਘਟਨਾਵਾਂ ਦਾ ਆਪਣੀ ਬਾਣੀ ਵਿੱਚ ਜਿਕਰ ਕੀਤਾ ਹੈ।

ਇਤਿਹਾਸ ਵਿਚ ਬਾਬਾ ਫਰੀਦ ਜੀ ਦਾ ਸਮਾਂ ੧੧੭੩ ਤੋਂ ੧੨੬੫ ਤਕ ਦੱਸਿਆ ਜਾਂਦਾ ਹੈ। ਹੇਠ ਲਿਖੇ ਸਲੋਕ ਜੋ ਕਿ ਮ: ੨ ਤੇ ਫਰੀਦ ਸਾਹਿਬ ਦੇ ਹਨ ਅਤੇ ਇਨ੍ਹਾਂ ਵਿਚ ਬਹੁਤ ਸਮਾਨਤਾ ਹੈ।

ਸਲੋਕ ਮ: ੨ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਦੀਜੈ ਡਾਰਿ ॥ ਨਾਨਕ ਜਿਸੁ ਪਿੰਜਰ ਮਹਿ ਬਿਰਹਾ ਨਹੀ ਸੋ ਪਿੰਜਰੁ ਲੈ ਜਾਰਿ ॥੧॥
(੮੯)

ਉਠੁ ਫਰੀਦਾ ਉਸੁ ਸਾਜਿ ਸੁਬਹ ਨਿਵਾਜ ਗੁਜਾਰਿ ॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੨੧॥ ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ ਕੁੰਨੇ ਹੇਠਿ ਜਲਾਈਐ ਬਾਲਣੁ ਸੰਦੈ ਥਾਇ ॥੨੨॥ (੧੩੮੧)

ਹੇਠ ਲਿਖੇ ਸਲੋਕ ਜੋ ਕਿ ਮ: ੧ ਤੇ ਫਰੀਦ ਸਾਹਿਬ ਦੇ ਹਨ ਅਤੇ ਇਨ੍ਹਾਂ ਵਿਚ ਬਹੁਤ ਸਮਾਨਤਾ ਹੈ। ਜਾਂ ਤਾਂ ਇਹ ਦੋਵੇਂ ਸਬਦ ਗੁਰੂ ਨਾਨਕ ਸਾਹਿਬ ਦੇ ਹਨ ਨਹੀਂ ਤਾਂ ਫਰੀਦ ਸਾਹਿਬ ਨੇ ਗੁਰੂ ਨਾਨਕ ਸਾਹਿਬ ਦੇ ਸਬਦ ਨੂੰ ਯੋਗ ਸਮਝਦੇ ਹੋਏ ਉਸ ਵਰਗਾ ਸਬਦ ਪਾ ਦਿਤਾ।

ਸਲੋਕ ਮ: ੧ ॥ ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥੧॥
(੮੩)

ਦਾਤੀ ਸਾਹਿਬ ਸੰਦੀਆ ਕਿਆ ਚਲੈ ਤਿਸੁ ਨਾਲਿ ॥ ਇਕਿ ਜਾਗੰਦੇ ਨਾ ਲਹੰਨਿ ਇਕਨਾ ਸੁਤਿਆ ਦੇਇ ਉਠਾਲਿ ॥੧੧੩॥ (੧੩੮੩-੧੩੮੪)

ਹੇਠ ਲਿਖੇ ਗੁਰੂ ਨਾਨਕ ਸਾਹਿਬ ਦੇ ਸਬਦ ਅਤੇ ਫਰੀਦ ਸਾਹਿਬ ਦੇ ਸਲੋਕ ਵਿਚ “ਜਾਇ ਸੁਤੇ ਜੀਰਾਣ” ਵਾਲੀ ਵਰਤੀ ਗਈ ਪੰਗਤੀ ਇਹੀ ਦਸਦੀ ਹੈ ਕਿ ਉਨ੍ਹਾਂ ਦੀ ਭਾਸ਼ਾ ਵਿਚ ਬਹੁਤ ਸਮਾਨਤਾ ਹੈ।

ਸਿਰੀਰਾਗੁ ਮਹਲਾ ੧ ਘਰੁ ੨ ॥ ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥ ਪਬਣਿ ਕੇਰੇ ਪਤ ਜਿਉ ਢਲਿ ਢਲਿ ਜੁੰਮਣਹਾਰ ॥੧॥
ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥ ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥ ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥ ਹੰ ਭੀ ਵੰਵਾ ਡੁਮਣੀ ਰੋਵਾ ਝੀਣੀ ਬਾਣਿ ॥੨॥ ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥ ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥੩॥ ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥ ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥ (੨੩)
ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥ ਅਗੈ ਗਏ ਸਿੰਵਾਪਸਨਿ ਚੋਟਾਂ ਖਾਸੀ ਕਉਣੁ ॥੪੪॥ ਪਾਸਿ ਦਮਾਮੇ ਛੁਤੁ ਸਿਰਿ ਭੇਰੀ ਸਡੋ ਰਡ ॥ ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥ (੧੩੮੦)

ਬਾਬਾ ਫਰੀਦ ਜੀ ਨੇ ਆਪਣੀ ਬਾਣੀ ਵਿਚ ਓਹੋ ਜਿਹੀ ਸਬਦਾਵਲੀ ਵਰਤੀ ਹੈ, ਜੋ ਕਿ ਮ: ੨ ਨੇ ਵਰਤੀ ਹੈ। ਇਹ ਸਮਕਾਲੀ ਭਾਸ਼ਾ ਦੀ ਨਿਸ਼ਾਨੀ ਹੈ। ਇਸੇ ਤਰ੍ਹਾਂ ਹੇਠ ਲਿਖੇ ਸਬਦਾਂ ਵਿਚ ਭਗਤ ਕਬੀਰ ਜੀ (੧੪੪੧ ਤੋਂ ੧੫੧੮), ਭਗਤ ਭੀਖਨ ਜੀ (੧੪੮੦ ਤੋਂ ੧੫੨੩) ਤੇ ਗੁਰੂ ਰਾਮਦਾਸ ਸਾਹਿਬ (੧੫੩੪ ਤੋਂ ੧੫੮੧) ਦੀ ਸਬਦਾਵਲੀ ਵਿਚ ਸਮਾਨਤਾ ਹੈ।

ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ ਕਹੁ ਕਬੀਰ ਗੁੰਗੈ ਗੁੜੁ ਖਾਇਆ ਪੂਛੇ ਤੇ ਕਿਆ ਕਹੀਐ ॥੪॥੨॥੫੧॥
(੩੩੪)

ਸੋਰਠਿ ਮਹਲਾ ੪ ਪੰਚਪਦਾ ॥ ਜਿਨਿ ਇਹ ਚਾਖੀ ਸੋਈ ਜਾਣੈ ਗੁੰਗੈ ਕੀ ਮਿਠਿਆਈ ॥ ਰਤਨੁ ਲੁਕਾਇਆ ਲੁਕੈ ਨਾਹੀ ਜੇ ਕੇ ਰਖੈ ਲੁਕਾਈ ॥੪॥ (੬੦੨, ੬੦੮)

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੁੰਗੈ ਕੀ ਮਿਠਿਆਈ ॥੧॥ ਰਹਾਉ ॥ (੬੫੯)


ਹੇਠ ਲਿਖੇ ਗੁਰੂ ਨਾਨਕ ਸਾਹਿਬ ਅਤੇ ਬਾਬਾ ਫਰੀਦ ਜੀ ਦੇ ਸ਼ਬਦਾਂ ਵਿਚ ਵੀ ਭਾਸ਼ਾ ਦੀ ਬਹੁਤ ਸਮਾਨਤਾ ਹੈ।

ਸੂਹੀ ਮਹਲਾ ੧ ॥ ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥ ਤੇਰਾ ਏਕੈ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥ ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥ (੨੨੯)

ਸੂਹੀ ਲਲਿਤ ॥ ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥ ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥ ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥ ਇਕ ਆਪੀਨੈ ਪਤਲੀ ਸਹ ਕੇਰੇ ਬੋਲਾ ॥ ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥ ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥ ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥ (੨੯੪)

ਸਾਰੇ ਭਗਤਾਂ ਦੀ ਬਾਣੀ ਨੂੰ ਵਿਚਾਰਿਆ ਜਾਵੇ ਤਾਂ ਇਨ੍ਹਾਂ ਦੀ ਸ਼ਬਦਾਵਲੀ ਤੇ ਭਾਸ਼ਾ ਵਿਚ ਬਹੁਤ ਭਾਰੀ ਅੰਤਰ ਨਹੀਂ ਦਿਖਾਈ ਦਿੰਦਾ ਹੈ, ਜੋ ਕਿ ੪੦੦ ਸਾਲ (੧੧੭੦ ਤੋਂ ੧੫੭੩) ਦੇ ਇਸ ਸਮੇਂ ਵਿਚ ਹੋ ਸਕਦਾ ਹੈ। ਹਾਂ ਇਲਾਕੇ ਦੀ ਸ਼ਬਦਾਵਲੀ ਤੇ ਭਾਸ਼ਾ ਵਿਚ ਕੁਝ ਫਰਕ ਹੋ ਸਕਦਾ ਹੈ, ਜਿਸ ਤਰ੍ਹਾਂ ਕਿ ਭਗਤ ਨਾਮ ਦੇਵ ਜੀ ਦੀ ਬਾਣੀ ਵਿਚ ਹੈ।

ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਦੇ ਅਧਾਰ ਤੇ ਵੇਖਿਆ ਜਾਵੇ ਤਾਂ ਗੁਰੂ ਅਰਜਨ ਸਾਹਿਬ ਨੇ ਬਹੁਤ ਸਾਰੇ ਭਗਤਾਂ (੧੦ ਭਗਤਾਂ) ਦਾ ਜਿਕਰ ਕੀਤਾ ਹੈ, ਗੁਰੂ ਰਾਮਦਾਸ ਸਾਹਿਬ ਨੇ ੭ ਭਗਤਾਂ ਦਾ ਜਿਕਰ ਕੀਤਾ ਹੈ ਤੇ ਗੁਰੂ ਅਮਰਦਾਸ ਸਾਹਿਬ ਨੇ ਸਿਰਫ ੩ ਭਗਤਾਂ ਦਾ ਹੀ ਜਿਕਰ ਕੀਤਾ ਹੈ। ਗੁਰੂ ਨਾਨਕ ਸਾਹਿਬ ਅਤੇ ਗੁਰੂ ਅੰਗਦ ਸਾਹਿਬ ਨੇ ਆਪਣੀ ਬਾਣੀ ਵਿਚ ਇਨ੍ਹਾਂ ੧੫ ਭਗਤਾਂ ਵਿਚੋਂ ਕਿਸੇ ਇਕ ਦਾ ਵੀ ਜਿਕਰ ਨਹੀਂ ਕੀਤਾ ਹੈ। ਇਹ ਤਰਤੀਬ ਵੀ ਪ੍ਰਮਾਣ ਦਿੰਦੀ ਹੈ ਕਿ ਇਨ੍ਹਾਂ ਭਗਤਾਂ ਬਾਰੇ ਜਾਣਕਾਰੀ ਗੁਰੂ ਅਮਰਦਾਸ ਸਾਹਿਬ ਦੇ ਸਮੇਂ ਮਿਲੀ ਹੋਵੇਗੀ ਤੇ ਉਸ ਜਾਣਕਾਰੀ ਵਿਚ ਸਮੇਂ ਨਾਲ ਹੌਲੀ ਹੌਲੀ ਵਾਧਾ ਹੁੰਦਾ ਗਿਆ, ਜਿਸ ਸਦਕਾ ਪਾ: ਚੌਥੀ ਨੇ ਸੱਤ ਭਗਤਾਂ ਬਾਰੇ ਜਿਕਰ ਕੀਤਾ, ਤੇ ਪਾ: ਪੰਜਵੀ ਨੇ ਦਸ ਭਗਤਾਂ ਬਾਰੇ ਜਿਕਰ ਕੀਤਾ ਹੈ।



ਭਗਤਾਂ ਨੇ ਆਪਣੀ ਬਾਣੀ ਵਿੱਚ ਅਤੇ ਗੁਰੂ ਸਾਹਿਬਾਂ ਨੇ ਭਗਤਾਂ ਸੰਬੰਧੀ ਇਹੀ ਲਿਖਿਆ ਹੈ, ਕਿ ਉਨ੍ਹਾਂ ਨੇ “ਪੂਰੇ ਗੁਰ ਤੇ ਗਤਿ ਪਾਈ”, ਭਾਵ ਪੂਰੇ ਗੁਰੂ ਤੋਂ ਸਿਖਿਆ ਪ੍ਰਾਪਤ ਕੀਤੀ। ਸਾਨੂੰ ਭਲੀ ਪ੍ਰਕਾਰ ਪਤਾ ਹੈ ਕਿ ਪੂਰੇ ਗੁਰੂ ਦਾ ਭਾਵ, ਸਬਦ ਗੁਰੂ ਹੀ ਹੈ। ਆਮ ਤੌਰ ਤੇ ਇਤਿਹਾਸਕ ਕਥਾਵਾਂ ਬਿਆਨ ਕਰਦੇ ਸਮੇਂ, ਇਨ੍ਹਾਂ ਭਗਤਾਂ ਦੇ ਕਈ ਦੁਨਿਆਵੀ ਗੁਰੂਆਂ ਦਾ ਵੀ ਜਿਕਰ ਕੀਤਾ ਜਾਂਦਾ ਹੈ, ਪਰ ਉਹ ਬਿਆਨ ਕੀਤੇ ਜਾ ਰਹੇ ਗੁਰੂ, ਪੂਰੇ ਗੁਰੂ ਦੀ ਅਵਸਥਾ ਤਕ ਨਹੀਂ ਪਹੁੰਚੇ ਸਨ, ਕਿਉਂਕਿ ਅਜੋਹਿਆਂ ਗੁਰੂਆਂ ਦੀ ਉੱਚੀ ਅਵਸਥਾ ਸੰਬੰਧੀ ਗੁਰੂ ਸਾਹਿਬਾਂ ਨੇ ਕੋਈ ਜਿਕਰ ਨਹੀਂ ਕੀਤਾ ਹੈ। ਇਥੋਂ ਤੱਕ ਕਿ ਭਗਤਾਂ ਨੇ ਵੀ ਆਪਣੀ ਬਾਣੀ ਵਿੱਚ ਕਿਸੇ ਵਿਅਕਤੀਗਤ ਗੁਰੂ, ਦਾ ਕੋਈ ਜਿਕਰ ਨਹੀਂ ਕੀਤਾ ਹੈ। ਇਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਇਨ੍ਹਾਂ ਭਗਤਾਂ ਨੇ ਵੀ ਗੁਰੂ ਨਾਨਕ ਸਾਹਿਬ ਦੁਆਰਾ ਦਰਸਾਏ ਗਏ ਸਬਦ ਗੁਰੂ ਨੂੰ ਹੀ ਅਪਨਾਇਆ ਹੋਵੇਗਾ।

ਧੰਨੈ ਸੇਵਿਆ ਬਾਲ ਬੁਧਿ ॥ ਤ੍ਰਿਲੋਚਨ ਗੁਰ ਮਿਲਿ ਭਈ ਸਿਧਿ ॥ ਬੇਣੀ ਕਉ ਗੁਰਿ ਕੀਓ ਪ੍ਰਗਾਸੁ ॥ ਰੇ ਮਨ ਤੂ ਭੀ ਹੋਹਿ ਦਾਸੁ ॥੫॥
ਜੈਦੇਵ ਤਿਆਗਿਓ ਅਹੰਮੇਵ ॥ ਨਾਈ ਉਧਰਿਓ ਸੈਨੁ ਸੇਵ ॥ ਮਨੁ ਡੀਗਿ ਨ ਡੋਲੈ ਕਹੂੰ ਜਾਇ ॥ ਮਨ ਤੂ ਭੀ ਤਰਸਹਿ ਸਰਣਿ ਪਾਇ ॥੬॥

ਜਿਹ ਅਨੁਗ੍ਰਹ ਠਾਕੁਰਿ ਕੀਓ ਆਪਿ ॥ ਸੇ ਤੈਂ ਲੀਨੇ ਭਗਤ ਰਾਖਿ ॥ ਤਿਨ ਕਾ ਗੁਣੁ ਅਵਗਣੁ ਨ ਬੀਚਾਰਿਓ ਕੋਇ ॥ ਇਹ ਬਿਧਿ ਦੇਖਿ ਮਨੁ ਲਗਾ ਸੇਵ ॥੧॥ ਕਬੀਰਿ ਧਿਆਇਓ ਏਕ ਰੰਗ ॥ ਨਾਮਦੇਵ ਹਰਿ ਜੀਉ ਬਸਹਿ ਸੰਗਿ ॥ ਰਵਿਦਾਸ ਧਿਆਏ ਪ੍ਰਭ ਅਨੁਪ ॥ ਗੁਰ ਨਾਨਕ ਦੇਵ ਗੋਵਿੰਦ ਰੂਪ ॥੮॥੧॥ (੧੧੯੨)

ਇਕ ਹੋਰ ਵੱਡਾ ਪ੍ਰਮਾਣ ਹੈ, ਕਿ ਇਨ੍ਹਾਂ ਸਾਰੇ ਭਗਤਾਂ ਨੇ ਆਪਣੀ ਬਾਣੀ ਵਿਚ ਸ਼ਬਦ ਦਾ ਕੇਂਦਰੀ ਭਾਵ ਦੱਸਣ ਲਈ ਰਹਾਉ ਦੀ ਪੰਗਤੀ ਵਰਤੀ ਹੈ। ਗੁਰੂ ਨਾਨਕ ਸਾਹਿਬ ਤੇ ਬਾਕੀ ਦੇ ਸਾਰੇ ਗੁਰੂ ਸਾਹਿਬਾਂ ਨੇ ਗੁਰੂ ਗਰੰਥ ਸਾਹਿਬ ਵਿਚ ਸ਼ਬਦ ਦਾ ਕੇਂਦਰੀ ਭਾਵ ਸਮਝਾਉਣ ਲਈ ਰਹਾਉ ਦੀ ਪੰਗਤੀ ਹੀ ਵਰਤੀ ਹੈ। ਸਾਰੇ ਭਗਤਾਂ ਦਾ ਸ਼ਬਦ ਦੇ ਕੇਂਦਰੀ ਭਾਵ ਨੂੰ ਦੱਸਣ ਲਈ ਰਹਾਉ ਨੂੰ ਵਰਤਣਾਂ, ਇਹੀ ਸੰਕੇਤ ਦਿੰਦਾ ਹੈ, ਕਿ ਇਨ੍ਹਾਂ ਭਗਤਾਂ ਨੇ ਗੁਰੂ ਨਾਨਕ ਸਾਹਿਬ ਦੀ ਸਿਖਿਆਂ ਤੇ ਗੁਰਬਾਣੀ ਦੀ ਬਣਤਰ ਨੂੰ ਅਪਨਾਇਆ। ਹੋ ਸਕਦਾ ਹੈ, ਕੋਈ ਇਹ ਕਹੇ ਕਿ ਗੁਰੂ ਅਰਜਨ ਸਾਹਿਬ ਨੇ ਬਾਅਦ ਵਿਚ ਰਹਾਉ ਦੀਆਂ ਪੰਗਤੀਆਂ ਨੂੰ ਪਾਇਆ, ਪਰ ਇਹ ਅਸੰਭਵ ਹੈ, ਕਿਉਂਕਿ, ਗੁਰੂ ਗਰੰਥ ਸਾਹਿਬ ਵਿਚ ਜਿਥੇ ਜਿਥੇ ਵੀ ਭਗਤਾਂ ਦੀ ਬਾਣੀ ਦੇ ਨਾਲ ਹੋਰ ਗੁਰੂ ਸਾਹਿਬਾਂ ਦੀ ਬਾਣੀ ਅੰਕਿਤ ਕੀਤੀ ਗਈ ਹੈ, ਉਥੇ ਮਹਲਾ ੩ ਜਾਂ ਮਹਲਾ ੫ ਆਦਿ ਲਿਖ ਦਿੱਤਾ ਗਿਆ ਹੈ। ਗੁਰੂ ਅਰਜਨ ਸਾਹਿਬ ਨੇ ਸਿਰਲੇਖ, ਸ਼ਬਦ ਦੀ ਤਰਤੀਬ, ਗਿਣਤੀ, ਤੇ ਕੁੱਲ ਸ਼ਬਦ, ਸੱਭ ਥਾਂਵਾਂ ਤੇ ਅੰਕਿਤ ਕੀਤੇ ਹਨ। ਗੁਰੂ ਸਾਹਿਬ ਨੇ ੪੦੦ ਸਾਲ ਪਹਿਲਾਂ ਦੂਰਅੰਦੇਸ਼ੀ ਤੇ ਸਿਆਣਪ ਵਾਲਾ ਤਰੀਕਾ (Software Interlock System) ਅਪਨਾਇਆ, ਤਾਂ ਜੋ ਕੋਈ ਵੀ ਇਸ ਸੱਚੀ ਬਾਣੀ ਵਿਚ ਬਦਲਾਵ ਨਾ ਕਰ ਸਕੇ।

ਲੇਖ ਵਿਚ ਦਿਤੇ ਗਏ ਗਰਾਫ ਵਿਚ ਇਹ ਦਰਸਾਇਆ ਗਿਆ ਹੈ, ਕਿ ਕਿਨੇ ਭਗਤਾਂ ਬਾਰੇ ਗੁਰੂ ਸਾਹਿਬਾਂ, ਭੱਟਾਂ, ਤੇ ਦੂਸਰੇ ਭਗਤਾਂ ਨੇ ਜਿਕਰ ਕੀਤਾ ਹੈ। ਇਸ ਗਰਾਫ ਅਨੁਸਾਰ ਜਿਆਦਾ ਵਾਰੀ ਜਿਕਰ ਭਗਤ ਨਾਮ ਦੇਵ ਜੀ ਤੇ ਭਗਤ ਕਬੀਰ ਜੀ ਦਾ ਹੋਇਆ ਹੈ, ਇਸ ਲਈ ਇਹ ਗੁਰੂ ਅਮਰ ਦਾਸ ਸਾਹਿਬ ਦੇ ਸਮੇਂ ਦੇ ਆਸ ਪਾਸ ਹੋਏ ਹੋਣਗੇ। ਕਿਉਂਕਿ ਬਾਬਾ ਫਰੀਦ ਜੀ ਮੁਸਲਮਾਨ ਸਨ, ਇਸ ਲਈ ਉਨ੍ਹਾਂ ਸਬੰਧੀ ਗੁਰੂ ਅਮਰ ਦਾਸ ਸਾਹਿਬ ਤੇ ਗੁਰੂ ਅਰਜਨ ਸਾਹਿਬ ਨੇ ਤਾਂ ਜਿਕਰ ਕੀਤਾ ਹੈ, ਪਰੰਤੂ ਹੋਰ ਦੂਸਰਿਆਂ ਭਗਤਾਂ ਨੇ ਨਹੀਂ। ਇਸ ਗਰਾਫ ਤੇ ਵਿਸ਼ਾ-ਸੂਚੀ (Table) ਅਨੁਸਾਰ ਬਾਕੀ ਦੇ ਭਗਤਾਂ ਸਬੰਧੀ ਜਾਣਕਾਰੀ ਗੁਰੂ ਅਮਰ ਦਾਸ ਸਾਹਿਬ ਤੋਂ ਬਾਅਦ ਪ੍ਰਾਪਤ ਹੋਈ ਹੋਵੇਗੀ।

ਇਸ ਲਈ ਗੁਰੂ ਗਰੰਥ ਸਾਹਿਬ ਵਿਚ ਅੰਕਿਤ ਬਾਣੀ ਤੇ ਉਸ ਅਨੁਸਾਰ ਮਿਲ ਰਹੇ ਪ੍ਰਮਾਣ ਇਹੀ ਸਾਬਤ ਕਰਦੇ ਹਨ, ਕਿ ਇਹ ਸਾਰੇ ਭਗਤ, ਗੁਰੂ ਨਾਨਕ ਸਾਹਿਬ ਦੇ ਕਾਲ ਤੋਂ ਬਾਅਦ ਹੀ ਹੋਏ ਹੋਣਗੇ, ਤੇ ਇਨ੍ਹਾਂ ਸਾਰੇ ਭਗਤਾਂ ਨੇ ਆਪਣੀ ਰਚਨਾਂ ਲਿਖਣ ਲਈ ਸੇਧ ਵੀ ਗੁਰੂ ਨਾਨਕ ਸਾਹਿਬ ਤੇ ਹੋਰ ਗੁਰੂ ਸਾਹਿਬਾਂ ਤੋਂ ਲਈ ਹੋਵੇਗੀ।

“ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ”

(ਡਾ: ਸਰਬਜੀਤ ਸਿੰਘ)

ਆਰ ਐਚ ੧ / ਈ - ੮, ਸੈਕਟਰ - ੮, ਵਾਸੀ, ਨਵੀਂ ਮੁੰਬਈ - ੪੦੦੭੦੩.

Email = sarbjitsingh@yahoo.com,

Web: <http://www.geocities.ws/sarbjitsingh>, <http://www.sikhmarg.com/article-dr-sarbjit.html>